


ੴ ਸਤਿਗੁਰਪ੍ਰਸਾਦਿ

ਸਭ ਤੋਂ ਵੱਡਾ ਤੇ ਮੁਕੰਮਲ ਕਿਸਾ

ਦੁਲਾ ਭੁਟੀ



ਕ੍ਰਿਤ—ਬਹੀ ਕਿਸ਼ਨ ਸਿੰਘ ਆਰਡ

ਪ੍ਰਕਾਸ਼ਕ :—ਡਾਃ ਜਵਾਹਰ ਸਿੰਘ ਕ੍ਰਿਪਾਲ ਸਿੰਘ ਮੌਤ ਕੇ।

ਪੁਸਤਕਾਂ ਵਾਲੇ, ਬਾਜ਼ਾਰ ਮਾਈ ਸੇਵਾਂ, ਅੰਮ੍ਰਿਤਸਰ

ਮੁਲ ੩੦

ପ୍ରଦୀପ

ପ୍ରଦୀପ ମନୁଷ୍ୟ

ਨਵਾਂ ਕਿਸਾ ਦੁਲਾ ਭੱਟੀ

(ਕ੍ਰਿਤ ਕਵੀ—ਸ: ਕਿਸ਼ਨ ਸਿੰਘ ਆਰਛ)

ਇਕ ਜ਼ਿਲਾ ਲਾਹੌਰ, ਪੰਜਾਬ ਅੰਦਰ ਮਸ਼ਾਹੂਰ ਹੈ ਚੰਦ ਮਿਸਾਲ ਯਾਰੋ। ਬਾਰਾਂ ਕੋਸ ਉਸ ਤੋਂ ਇਕ ਸ਼ਹਿਰ ਆਹਾ ਨਾਂ ਉਸਦਾ ਦੁਲੇ ਦੀ ਬਾਰ ਯਾਰੋ। ਸਾਂਦਲ ਬਾਰ ਭੀ ਉਸਨੂੰ ਆਖਦੇ ਸੀ ਭੱਟੀ ਲੋਕ ਉਸ ਦੇ ਖੁਸ਼ੀ ਨਾਲ ਯਾਰੋ। ਦੁਲਾ ਨਾਮ ਸੀ ਪੁਤ ਫੁਰੀਦ ਸੰਦਾ ਕੁਛ ਉਸਦਾ ਲਿਖਾ ਮੈਂ ਹਾਲ ਯਾਰੋ। ਕਿਸਾ ਉਸਦਾ ਤੁਂ ਕੋਈ ਵੇਖਿਆ ਮੈਂ ਢਾਡੀ ਗਾਂਵਦੇ ਖੂਬ ਸੰਭਾਲ ਯਾਰੋ। ਬਾਪ ਤੇਹਦਾ ਸੀ ਦੁਲੇ ਦਾ ਰਾਠ ਭਾਰੀ ਨਾਂ ਸੀ ਸ਼ਾਹ ਨੂੰ ਕੁਝ ਦਵਾਲ ਹੋਗਾਰੋ। ਆਖਰ ਜ਼ਿਦ ਹੋ ਕੇ ਝਕਬਰ ਬਾਦਸ਼ਾਹ ਨੇ ਫੌਜ ਚਾਹੜੀ ਦਤੀ ਨੇਕ ਫਾਲ ਯਾਰੋ। ਪਕੜ ਸਾਂਹ ਦੇ ਸਾਹਮਣੇ ਆਨ ਕੀਤੇ ਅਕਬਰ ਪੁਛਦਾ ਰੋਕੀ ਕਿਉਂ ਢਾਲ ਯਾਰੋ। ਬਾਦਸ਼ਾਹ ਤੋਂ ਖੋਡ ਨਾ ਮੂਲ ਕੀਤਾ ਸਖਤ ਸੁਸਤ ਕੀਤੀ ਕੀਲ ਕਾਲ ਯਾਰੋ। ਸੁਣਕੇ ਬਾਦਸ਼ਾਹ ਅੱਗ ਦੇ ਵਾਂਗ ਹੋਇਆ ਗੁਜ਼ੇ ਨਾਲ ਚਿਹਰਾ ਲਾਲੇ ਲਾਲ ਯਾਰੋ। ਦਿਤਾ ਤੁਰਤ ਜਲਾਦਾਂ ਨੂੰ ਹੁਕਮ ਉਸ ਨੇ ਨਹੀਂ ਸਮਝਦੇ ਇਹ ਕੋਈ ਚਾਲ ਯਾਰੋ। ਸਿਰ ਕਟਕੇ ਤਨ ਤੋਂ ਦੂਰ ਕੀਤਾ ਪੁਠੀ ਲਾਹਵਣੀ ਇਹਨਾਂ ਦੀ ਖੱਲ ਯਾਰੋ। ਸਿਰ ਨਾਲ ਦਰਵਾਜ਼ੇ ਦੇ ਟੰਗ ਦੇਨੇ ਨਾਲੇ ਖਲ ਭਰਕੇ ਭੂਸੇ ਨਾਲ ਯਾਰੋ। ਕਿਸ਼ਨ ਸਿੰਘ ਨੂੰ ਹੁਕਮ ਵਿਚ ਦੇਰ ਲਗੀ ਐਸਾ ਕੈਣ ਜੋ ਦੇਵਸੀ ਟਾਲ ਯਾਰੋ।

ਦੁਲੇ ਭੱਟੀ ਦਾ ਪੈਦਾ ਹੋਣਾ

ਜਦੋਂ ਮੋਏ ਸੀ ਦੁਲੇ ਦੇ ਬਾਪ ਦਾਦਾ ਮਾਂ ਦੁਲੇ ਦੀ ਸੀ ਲਲਦਾਰ ਪਿਆਰੇ। ਲੜਕਾ ਖੂਬਸੂਰਤ ਪਿਛੋਂ ਹੋਇਆ ਪੈਦਾ ਜਦੋਂ ਬੀਤ ਚੁਕੇ ਮਾਂਹ ਚਾਰ ਪਿਆਰੇ। ਘਰ ਰਾਠਾਂ ਦੇ ਰਾਠ ਹੀ ਹੋਣ ਪੈਦਾ ਇਹ ਤਾਂ ਜੰਮਿਆ ਵਾਰ ਐਤਵਾਰ ਪਿਆਰੇ। ਚਿਹਰਾ ਚਮਕਦਾ ਦਮਕਦਾ ਅੱਗ ਵਾਂਗੂ ਅੱਖੀ ਲਾਲ ਹੈਸਨ ਨਸੇਦਾਰ

ਪਿਆਰੇ । ਦਾਦੀ ਦੇਖਕੇ ਸ਼ਕਲ ਨੂੰ ਸ਼ਹਿਮ ਗਈ ਐਥਰ ਬੈਲਦੀ ਬੰਨ ਕਰਾਰ ਪਿਆਰੇ । ਨੀ ਮਾਤ ਲੱਧੀ ਇਹ ਮੈਂ ਬਾਤ ਲੱਧੀ ਲਵੇ ਬਾਪ ਦਾ ਖੂਨ ਚਿਡਾਰ ਪਿਆਰੇ । ਓਹਦੇ ਮਥੇ ਦੀ ਜੋਤ ਹੈ ਤੇਜ਼ ਵਾਲੀ ਬੜਾ ਸੂਰਮਾ ਹੋਵੇ ਹੁਸ਼ਿਆਰ ਪਿਆਰੇ । ਲੱਧੀ ਨਾਲ ਖੁਸ਼ੀ ਦਾਈ ਖੁਸ਼ੀ ਕੀਤੀ ਦੇਵੇ ਧਨ ਫਿਰ ਜਿੰਦ ਤੋਂ ਵਾਰ ਪਿਆਰੇ । ਨਾਲੇ ਹੋਰ ਭੀ ਬਹੁਤ ਖਰਾਤ ਕੀਤੀ ਜਿਹਾ ਇਸ ਦਾ ਕਦਟ ਮਕਦਾਰ ਪਿਆਰੇ । ਫਿਰ ਮਾਂ ਦੁਲਾ ਨਾਮ ਰੱਖ ਦੇਂਦੀ ਚਲੇ ਵਲ ਦਲ ਦਲ ਸੰਦਲ ਬਾਰ ਪਿਆਰੇ । ਅਕਬਰ ਬਾਦਸ਼ਾਹ ਦੇ ਉਸੀ ਰੋਜ਼ ਯਾਰੋ ਪੈਦਾ ਹੋਇਆ ਫਰਜ਼ੰਦ ਦਿਲਦਾਰ ਪਿਆਰੇ । ਸੇਖੂ ਨਾਮ ਸ਼ਹਿਜ਼ਾਦੇ ਦਾ ਰਖ ਦਿੰਦੇ ਪੰਡਤ ਦੇਖਕੇ ਗਿਰਦ ਵਿਚਾਰ ਪਿਆਰੇ । ਅਕਬਰ ਪੁਛਦਾ ਫੇਰ ਨਜ਼ੂਮੀਆਂ ਨੂੰ ਦਸੇ ਹਾਲ ਹੁਣ ਖੂਬ ਨਿਤਾਰ ਪਿਆਰੇ । ਕਿਸੇ ਨਾਲ ਉਪਾਏ ਬਲਵਾਨ ਹੋਵੇ ਅਤੇ ਖੂਬ ਡਾਢਾ ਬਲਦਾਰ ਪਿਆਰੇ । ਹੋਵੇ ਸੂਰਮਾ ਡਰੇ ਨਾ ਕਿਸੇ ਪਾਸੋਂ ਬਲੀ ਬਾਲ ਜੈਸਾ ਬਲਕਾਰ ਪਿਆਰੇ । ਕਿਸ਼ਨ ਸਿੰਘ ਦਸੇ ਕੋਈ ਚਾਲ ਐਸੀ ਹੋਏ ਤੀਰ ਜਿਉਂ ਤੇਜ਼ ਤਲਵਾਰ ਪਿਆਰੇ ।

ਨਜ਼ੂਮੀਏ ਨੇ ਉਪਾਉ ਲਗਾਣਾ

ਪੰਡਤ ਆਖਦੇ ਖੂਬ ਵਿਚਾਰ ਕਰਕੇ ਪਹਿਲੋਂ ਕਰੀਂ ਤੂੰ ਪੁੰਨ ਤੇ ਦਾਨ ਸ਼ਾਹਾ । ਫੇਰ ਢੂੰਡ ਲੋ ਆਪਣੇ ਰਾਜ ਅੰਦਰ ਕੋਈ ਸੂਰਮਾ ਅਤੇ ਬਲਵਾਨ ਸ਼ਾਹਾ । ਨਾਲੇ ਕੌਮ ਦਾ ਹੋਵੇ ਰਾਜਪੂਤ ਜਿਹੜਾ ਲੜਕਾ ਉਸਦਾ ਸੇਖੋ ਦੇ ਹਾਨ ਸ਼ਾਹਾ । ਉਸਦੀ ਇਸਤ੍ਰੀ ਦਾ ਮਿਲੇ ਦੁਧ ਇਸਨੂੰ ਹੋਵੇ ਪਲ ਕੇ ਖੂਬ ਜਵਾਨ ਸ਼ਾਹਾ । ਹੋਵੇ ਸੂਰਮਾ ਕਿਤੇ ਨਾ ਹਾਰ ਆਵੇ ਕਰੀਂ ਦਿਲ ਦੇ ਵਿਚ ਧਿਆਨ ਸ਼ਾਹਾ । ਇਹੋ ਇਲਮ ਸਾਡੇ ਫਿਚ ਅਂਵਦਾ ਈ ਸੋਈ ਦਸਿਆ ਖੋਲ ਬਿਆਨ ਸ਼ਾਹਾ । ਅਗੇ ਖੁਸ਼ੀ ਹਜੂਰ ਦੀ ਕਰੋ ਸੋਈ ਅਸਾਂ ਕਹਿਆ ਛੇਹ ਹਾਲ ਹੈ ਆਨ ਸ਼ਾਹਾ । ਅਕਬਰ ਖੁਸ਼ੀ ਦੇ ਨਾਲ ਇਨਾਮ ਦੇਵੇ ਕਰੇ ਧਨ ਤੇ ਮਾਲ ਕੁਰਬਾਨ ਸ਼ਾਹਾ । ਭੁਖਾ ਨੰਗਾ ਕੰਗਾਲਨਕੋਈ ਰਿਹਾ

ਜਦੋਂ ਹੋਇਆ ਪੈਦਾ ਲਖਤੇ ਜਾਨ ਸ਼ਾਹਾ । ਕਿਸ਼ਨ ਸਿੰਘ ਖੁਸ਼ੀ ਦੇ
ਹਾਲ ਲਿਖੇ ਘਰ ਘਰ ਸਜਦੇ ਸੀਸ ਨਿਵਾਨ ਸ਼ਾਹਾ ।

ਬਾਦਸ਼ਾਹ ਨੇ ਸੂਰਮੇ ਦਾ ਪਤਾ ਕਰਨਾ ਅਤੇ ਲੱਧੀ ਦਾ ਪਤਾ ਲਗਣਾ

ਜਦੋਂ ਸ਼ਾਹ ਨੇ ਖੂਬ ਪੜਤਾਲ ਕੀਤੀ ਤੁਰਤ ਦਸਦੇ ਨੇ ਕੋਲ
ਆ ਸਾਈਂ । ਤੁਸਾਂ ਮਾਰਿਆ ਭਟੀ ਫਰੀਦ ਜੇਹੜਾ ਬੜਾ ਸੂਰਮਾ
ਦਿਆਂ ਸੁਣਾ ਸਾਈਂ । ਲੱਧੀ ਇਸਤ੍ਰੀ ਮਰਦ ਮਾਨਿੰਦ ਸ਼ਾਹਾ
ਬਲਵਾਨ ਤੇ ਨੇਕ ਸਦਾ ਸਾਈਂ । ਇਸੀ ਵਾਰ ਇਤਵਾਰ ਨੂੰ
ਹੋਇਆ ਪੈਦਾ ਲੜਕਾ ਉਸਨੂੰ 'ਦੇਵਾਂ ਬਤਾ ਸਾਈਂ । ਜਦੋਂ ਦੋਹਾਂ
ਦੀ ਇਕ ਪੈਦਾਇਸ਼ ਹੋਈ ਜਾਮੇ ਵਿਚ ਨ ਸ਼ਾਹ ਸਮਾ ਸਾਈਂ ।
ਏਥੇ ਸਦਨਾ ਹੁਕਮ ਬੇਗਾਨੜਾ ਨਾ ਉਥੇ ਸੇਖੋਂ ਨੂੰ ਦਿਓ
ਪੁਚਾ ਸਾਈਂ । ਤੁਰਤ ਪਿੰਡੀ ਲੈ ਚਲੇ ਸੇਖੋਂ ਨੂੰ ਥਾਨੇ ਲੱਧੀ ਦੇ
ਦੋਵਦੇ ਪਾ ਸਾਈਂ । ਪਿੰਡ ਬਾਦਸ਼ਾਹੀ ਵਾਂਗ ਧਾਮ ਹੋਵੇ ਤੇ ਦਿਤਾ
ਸ਼ਾਹ ਨੇ ਇਹ ਫੁਰਮਾ ਸਾਈਂ । ਤੁਰਤ ਸਾਜ ਸਮਾਨ ਗੁਲਾਮਜਾਓ
ਪਾਓ ਪਿੰਡੀ ਦੇ ਵਿਚ ਨਰਾ ਸਾਈਂ । ਦੋਵੇਂ ਛੋਕਰੇ ਲੱਧੀ ਦਾ ਦੁਧ
ਪੀਵਨ ਨਾਲੇ ਦਿਸਦੇ ਵਾਂਗ ਭਰਾ ਸਾਈਂ । ਇਕ ਸਾਲ ਅੰਦਰ
ਲਗੇ ਟੁਰਨ ਦੋਵੇਂ ਖਈ ਪਿੰਡੀ ਦੇ ਵਿਚ ਕੁਹਾ ਸਾਈਂ । ਦੂਜੇ ਸਾਲ
ਖੇਲਦੇ ਖੇਲ ਦੋਵੇਂ ਖੇਤ ਮਿਟੀ ਦੇ ਲੈਣ ਬਣਾ ਸਾਈਂ । ਦੁਲਾ ਸੇਖੋਂ
ਦੀ ਬਣ ਧਕੇਲ ਦੇਵੇ ਦੇਵੇ ਉਸਦੇ ਖੇਤ ਵਿਚ ਪਾ ਸਾਈਂ । ਤੀਜੇ
ਸਾਲ ਨੂੰ ਗੋੜੇ ਬਨਾ ਖੇਲਨ ਦੁਲਾ ਸੇਖੋਂ ਨੂੰ ਲਵੇ ਚੜ੍ਹਾ ਸਾਈਂ ।
ਚੌਥੇ ਸਾਲ ਨੂੰ ਖੇਡਦੇ ਗੇਦ ਬੱਲਾ ਦੁਲਾ ਸੇਖੋਂ ਨੂੰ ਲਵੇ ਹਰਾ
ਸਾਈਂ । ਵਰੇ ਪੰਜਵੇਂ ਵਚ ਮੈਦਾਨ ਦੌੜਨ ਦੁਲਾ ਸੇਖੋਂ ਅਗੇ
ਨਿਕਲ ਜਾ ਸਾਈਂ । ਛੇਵੇਂ ਸਾਲ ਨੂੰ ਹੋਏ ਹੁਸ਼ਿਆਰ ਦੋਵੇਂ ਹੋਏ
ਮੰਡਿਆਂ ਵਿਚ ਸੁਹਾ ਸਾਈਂ । ਸਾਲ ਸਤਵੇਂ ਨੂੰ ਕੁਸ਼ਤੀਕਰਨ ਦੋਵੇਂ
ਐਪਰ ਸੇਖੋਂ ਨੂੰ ਲਵੇ ਗਰਾ ਸਾਈਂ । ਸਾਲ ਅਠਵੇਂ ਪਕੜ ਕਮਾਨ
ਸੰਦਰ ਰਹੇ ਖੂਬ ਹੀ ਤੀਰ ਚਲਾ ਸਾਈਂ । ਪਹਿਲੇ ਤੀਰ ਜੋ ਸੇਖੋਂ
ਚਲਾ ਦੇਵੇ ਦੁਲਾ ਉਸ ਥੀਂ ਪਾਰ ਲੰਘਾ ਸਾਈਂ । ਨੌਜੇਂ ਸਾਲ

ਨੂੰ ਘੋੜੀਆਂ ਚੜ੍ਹਨ ਲਗੇ ਨਿਤ ਜਾਣ ਬਹਾਰ ਨਾਲ ਚਾ ਸਾਈਂ। ਸੇਖੋ ਡਰਦਾ ਤੇਜ਼ ਨ ਮੂਲ ਕਰਦਾ ਦੁਲਾ ਜਾਂਵਦਾ ਘੋੜਾ ਭਜਾ ਸਾਈਂ। ਸਾਲ ਦਸਵੇਂ ਵਿਚ ਮੈਦਾਨ ਜਾ ਕੇ ਲੈਣ ਖੂਬ ਹੀ ਘੋੜੇ ਦੁੜਾ ਸਾਈਂ। ਵਰੇ ਗਿਆਰਵੇਂ ਜਾਣ ਸ਼ਿਕਾਰ ਕਾਰਨ ਐਪਰ ਨੌਕਰਾ ਸੰਗ ਲੈਜਾ ਸਾਈਂ। ਸਾਲ ਬਾਰੂਵੇਂ ਭੇਜ ਵਜ਼ੀਰ ਤਾਈਂ ਅਕਬਰ ਦੋਹਾਂ ਨੂੰ ਲਏ ਬੁਲਾ ਸਾਈਂ। ਹੋਰ ਖਾਣ ਦੇ ਵਿਚ ਹੁਸ਼ਿਆਰ ਹੋਏ ਐਪਰ ਸਿਖ ਲਏ ਅਦਬ ਅਦਾਬ ਸਾਈਂ। ਬਾਦਸ਼ਾਹ ਨੇ ਹੁਕਮ ਵਜ਼ੀਰ ਦਿਤਾ ਤੰਬੂ ਵਿਚ ਮੈਦਾਨ ਲਵਾ ਸਾਈਂ। ਕਲ ਕੰਮ ਮੈਂ ਦੋਹਾਂ ਦਾ ਵੇਖਨਾ ਏ ਦੇਵੈ ਖੂਬ ਮੈਦਾਨ ਸੁਹਾ ਸਾਈਂ। ਤੁਰਤ ਸਾਰੇ ਕੰਮ ਤਿਆਰ ਹੋਏ ਦੇਵਨ ਝਟ ਕਨਾਤ ਤਨਾ ਸਾਈਂ। ਦੂਜੇ ਰੋਜ਼ ਨੂੰ ਜਲਸਾ ਤਿਆਰ ਹੋਇਆ ਦੇਵਾਂ ਦੋਹਾਂ ਨੂੰ ਖੂਬ ਸਜਾ ਸਾਈਂ। ਕਿਸ਼ਨ ਸਿੰਘ ਫਿਰ ਵਿਚ ਮੈਦਾਨ ਜਾਕੇ ਲਿਆ ਦੋਹਾਂ ਨੂੰ ਪਾਸ ਬਠਾ ਸਾਈਂ।

ਬਾਦਸ਼ਾਹ ਦਾ ਇਮਤਿਆਨ ਲੈਣਾ

ਚਿਲਾ ਤੀਰ ਕਮਾਨ ਫੜਾ ਦਿਤੇ ਲੈਣ ਦੋਹਾਂ ਦਾ ਇਮਤਿਆਨ ਮੀਆਂ। ਦੋਵੇਂ ਤੀਰ ਦੇ ਰੰਗ ਬਣਾ ਦਿਤੇ ਮਤਾ ਰਹੇ ਨਾ ਕੋਈ ਪਛਾਣ ਮੀਆਂ। ਪਹਿਲਾ ਛਡਿਆ ਤੀਰ ਸ਼ਹਿਜ਼ਾਦੜੇ ਨੇ ਫੇਰ ਛਡਦਾ ਦੁਲਾ ਜਵਾਨ ਮੀਆਂ। ਤੀਰ ਦੁਲੇ ਦਾ ਮਿਲਿਆ ਬਹੁਤ ਦੂਰੋਂ ਹਦੋਂ ਦੇਖ ਕੇ ਵਿਚ ਮਕਾਨ ਮੀਆਂ। ਫੇਰ ਇਕ ਨਿਸ਼ਾਨ ਬਣਾ ਦੇਂਦੇ ਵੇਖਣ ਦੋਹਾਂ ਦੇ ਫੇਰ ਨਿਸ਼ਾਨ ਮੀਆਂ। ਲਗਾ ਤੀਰ ਸ਼ਹਿਜ਼ਾਦੇ ਦਾ ਇਕ ਨਹੀਂ ਸੀ ਦੁਲਾ ਮਾਰਦਾ ਵਿਚ ਮੈਦਾਨ ਮੀਆਂ। ਦਿਲ ਬਾਦਸ਼ਾਹ ਬੋੜਾ ਮਸਤ ਹੋਯਾ ਫੇਰ ਦੇਖਕੇ ਗੋਂਦ ਚੁਗਾਨ ਮੀਆਂ। ਦੁਲਾ ਸੇਖੋ ਨੂੰ ਗੇਦ ਨਾ ਮੂਲ ਦੇਵੈ ਕਰੋ ਧਕਿਆਂ ਦੇ ਨਾਲ ਹੈਰਾਨ ਮੀਆਂ। ਝੂਠ ਬੋਲੇ ਤਾਂ ਜਾਨ ਗਵਾ ਦੇਊਂ ਸਚ ਵਿਚ ਤੂੰ ਜਾਨ ਅਮਾਨ ਮੀਆਂ। ਦੁਧ ਸੇਖੋ ਨੂੰ ਨਹੀਂ ਪਿਲਾਇਆ ਤੂੰ ਮੇਰੇ ਦਿਲ ਦੇ ਵਿਚ ਗੁਮਾਨ ਮੀਆਂ। ਦੁਲਾ ਉਸ ਨੂੰ ਤਨ ਨਾਂ ਲੱਗਨ

ਦੇਂਦਾ ਇਕ ਪਲਕ ਅੰਦਰ ਲਵੇ ਰਾਣ ਮੀਆਂ । ਕਿਸ਼ਨ ਸਿੰਘ
ਆਖੇ ਗੁਸੇ ਨਾਲ ਅਕਬਰ ਝੂਠ ਬੋਲੈ ਤਾਂ ਮਾਰਸਾਂ ਜਾਨ ਮੀਆਂ ।
ਬਿਆਨ ਕਰਨਾ ਲਈ ਦਾ

ਤੇਰੇ ਅਗੇ ਮੈਂ ਅਰਜ ਗੁਜਾਰਨੀ ਹਾਂ ਮੇਰੀ ਬਾਤ ਸੁਣੀ ਕੰਨ
ਲਾਕੇ ਜੀ । ਤਨ ਮਨ ਲਾਕੇ ਮੈਂ ਤਾਂ ਪਾਲਿਆ ਹੈ ਨਹੀਂ ਰਖਿਆ
ਕੁਛ ਛੁਪਾ ਕੇ ਜੀ । ਇਕ ਇਤਨਾ ਫਰਕ ਮਲੂਮ ਹੋਵੇ ਸਜੀ ਛਾਤੀ
ਲਵੇ ਦੁਲਾ ਆਇਕੇ ਜੀ । ਖਬੀ ਛਾਤੀ ਦਾ ਦੁਧ ਸ਼ਹਿਜਾਦੇ ਨੂੰ
ਮੈਂਤਾਂ ਛੱਡਦੀ ਕੁਲ ਪਿਲਾਇਕੇ ਜੀ । ਦੁਧ ਘਟਨਾ ਫਰਕ ਨਾ
ਇਕ ਰੱਤੀ ਸੱਚੀ ਗਲ ਮੈਂ ਕਹੀ ਸੁਣਾਇਕੇ । ਭਾਵੇਂ ਮਾਰ ਤੇ ਛੱਡ
ਤੂੰ ਬਾਦਸ਼ਾਹ ਸੱਚ ਦਸਿਆਖੇਲ੍ਹੁ ਖੁਲਾਇਕੇ ਜੀ । ਇਕ ਇਤਨਾ ਮੇਰਾ
ਕਸੂਰ ਹੋਯਾ ਨਹੀਂ ਰਖਿਆ ਦੁਲਾ ਹਟਾਇਕੇ ਜੀ । ਕਿਸ਼ਨ ਸਿੰਘ
ਨਾਂ ਏਹ ਸੀ ਖਬਰ ਮੈਨੂੰ ਹੋਵੇ ਅਸਰ ਉਸਦਾ ਫਿਰ ਜਾਇਕੇ ਜੀ ।
ਬਾਦਸ਼ਾਹ ਦਾ ਕਸੂਰ ਮਾਫ ਕਰਨਾ ਅਤੇ ਦੁਲੇ ਨੂੰ ਪੜ੍ਹਾਉਣ ਲਈ ਕਹਿਣਾ

ਜਾ ਲਈ ਕੀਤਾ ਮੁਆਫ ਤੈਨੂੰ ਐਪਰ ਦੁਲੇ ਨੂੰ ਖੂਬ
ਪੜ੍ਹਾਵਨਾਂ ਏ । ਖੋਟੇ ਲੋਕਾਂ ਦੇ ਵਿਚ ਨਾਂ ਬਹਿਣ ਦੇਣਾ ਖੂਬਅਦਬ
ਅਦਾਬ ਸਿਖਾਵਨਾ ਏ । ਏਹਦੇ ਬਾਪ ਦਾਦੇਜੇਹੇ ਜੜ੍ਹੇ ਜੇਹੜੇ ਏਹਨਾਂ
ਆਪਣੇ ਸੀਸ ਗਵਾਵਣਾ ਏ । ਦੁਲਾ ਇਲਮ ਵਿਚੋਂ ਹੁਸ਼ਿਆਰ ਹੋਵੇ
ਫਿਰ ਇਸ ਨੂੰ ਅਸਾਂ ਬੁਲਾਵਣਾ ਏ । ਅਸੀਂ ਇਲਮ ਤੇਹਨਰੂੰ ਦੇਖ
ਕੇ ਤੇ ਦਰਜਾ ਇਸ ਨੂੰ ਖੂਬ ਦਲਾਵਣਾ ਏ । ਤਦੋਂ ਪਿੰਡੀਂ ਮੈਂਕਰਾਂਗਾ
ਮਾਰਇਸਨੂੰ ਨਾਲਸ਼ਿਕਾਰ ਲੈਧਾਵਣਾਏ । ਖੁਸ਼ੀ ਨਾਲ ਦੋਵੇਂ ਪਿੰਡੀ
ਵਲ ਮੋੜੇ ਦੇਵੇ ਖੂਬ ਸਾਮਾਨ ਦਿਖਾਵਣਾ ਏ । ਕਿਸ਼ਨ ਸਿੰਘ
ਆਖਦਾ ਲੱਧੀ ਤਾਈਂ ਪੜ੍ਹਨੇ ਵਿਚ ਮਸੀਤ ਦੇ ਪਾਵਣਾ ਏ ।
ਦੁਲੇ ਦਾ ਲੱਧੀ ਨਾਲ ਪਿੰਡੀ ਜਾਣਾ

ਲੱਧੀ ਸੰਦਲਬਾਰ ਦੇ ਵਿਚ ਜਾਕੇ ਦੁਲੇ ਪੁਤ ਨੂੰ ਇਹ ਹੁਰਮਾਂਵਦੀ
ਏ । ਬੱਚਾ ਪੜ੍ਹਨ ਦੇ ਵਲ ਧਿਆਨ ਕਰ ਤੂੰ ਤੈਨੂੰ ਮਤੀ ਇਹ
ਆਖ ਸੁਣਾਂਵਦੀ ਏ । ਖੁਸ਼ੀ ਨਾਲ ਜੇ ਦੁਲਾ ਕਬੂਲ ਕਰਦਾ ਲੱਧੀ

ਕਾਜੀ ਦੇ ਪਾਸ ਲਿਜਾਂਵਦੀ ਏ। ਲੱਧੀ ਕਾਜੀ ਹੈ ਜਾ ਇਸਲਾਮ
ਆਖੇ ਨਾਲੇ ਸ਼ੀਗੀ ਨਜ਼ਰ ਟਿਕਾਂਵਦੀ ਏ। ਕਰੋ ਮੇਹਰਬਾਨੀ ਦਿਓ
ਸਬਕ ਇਸਨੂੰ | ਏਹ ਆਖਕੇ ਘਰ ਨੂੰ ਜਾਂਵਦੀ ਏ। ਕਿਸ਼ਨ ਸਿੰਘ
ਇਹ ਸਬਕ ਪੜ੍ਹਾ ਦਿੰਦੀ ਵਾਰੀ ਦੁਲੇ ਜਵਾਨ ਦੀ ਆਵਦੀ ਏ।

ਨਸੀਹਤ ਕਾਜੀ

ਕਾਜੀ ਆਖਦਾ ਦੁਲੇ ਨੂੰ ਸੁਣੀ ਬੱਚਾ ਜਿਹੜਾ ਸਬਕ ਮੈਂ ਤੈਨੂੰ
ਪੜ੍ਹਾਵਨਾ ਹਾਂ। ਦਿਲ ਲਾਕੇ ਇਸਨੂੰ ਯਾਦ ਕਰਨਾ ਤਾਹੀਅਗੋਂ ਮੈਂ
ਫਿਰ ਬਤਾਵਨਾ ਹਾਂ। ਨਿਉਂ ਨਿਉਂ ਖੁਦਾ ਦੀ ਕਰੀਂ ਸੇਵਾ ਇਹ
ਸਿਖਿਆ ਤੈਨੂੰ ਸਿਖਾਵਨਾ ਹਾ। ਨੇਕ ਲੜਕੇ ਨੂੰ ਨਿਤ ਪਿਆਰ
ਦੇਵਾਂ ਬਦਹਾਲ ਦੀ ਖਲ ਉਡਾਵਨਾ ਹਾਂ। ਨੇਕ ਕੰਮਾਂ ਤੋਂ ਹੁੰਦਾ ਹੈ
ਨਾਮ ਰੋਸ਼ਨ ਤਾਹੀਓਂ ਤੈਨੂੰ ਮੈਂ ਇਹ ਸਮਝਾਵਦਾ ਹਾਂ। ਇਲਮ
ਦਾਰ ਹੋਸੇਂ ਤੂੰ ਦੁਨੀਆਂ ਉਤੇ ਕਰੋ ਸੋਈ ਜੋ ਤੈਨੂੰ ਸੁਨਾਵਨਾ ਹਾਂ।
ਜੇਹੜਾ ਹੁਕਮ ਤੋਂ ਫੇਰ ਖਿਆਫ ਕਰਦਾ ਮਾਰ ਮਾਰ ਕੇ ਤੀਰ
ਬਨਾਵਨਾ ਹਾਂ। ਸੁਣੇ ਹੁਕਮ ਤੇ ਸਬਕ ਨੂੰ ਯਾਦ ਕਰਦਾ ਮੈਂ ਤੇ
ਛਾਰਨੇ ਉਸ ਤੋਂ ਜਾਂਵਦਾ ਹਾਂ। ਇਹ ਨਿਤ ਦਾ ਦੁਲਿਆ ਕੰਮ ਤੇਰਾ
ਮੈਂ ਤਾਂ ਗੱਧੇ ਨੂੰ ਆਲਮ ਬਨਾਵਨਾ ਹਾਂ। ਕਿਸ਼ਨ ਸਿੰਘ ਹੀ
ਆਖਦਾ ਸੁਕਰ ਕਰ ਤੂੰ ਤੈਨੂੰ ਸਬਕ ਮੈਂ ਸ਼ੁਰੂ ਕਰਾਵੇਨਾ ਹਾਂ।

ਕਾਜੀ ਨੂੰ ਦੁਲੇ ਦਾ ਕਾਹਣਾ

ਦੁਲਾ ਆਖਦਾ ਮੀਆਂ ਜੀ ਅਰਜ ਮੇਰੀ ਤੁਸਾਂ ਦਸਣਾ ਖੂਬ
ਵਿਚਾਰ ਕੇ ਤੇ। ਨਾਮ ਉਜਲਾ ਜਹਾਨ ਵਿਚ ਹੋਵੇ ਰੋਸ਼ਨ ਸੋਈ
ਗਲ ਸੂਣ ਦਸੇ ਵਿਚਾਰ ਕੇ ਤੇ। ਕਾਜੀ ਆਖਦਾ ਦੁਲਿਆ ਸਚ
ਦਸਾਂ ਕੌਣ ਬਹੇ ਏਥੇ ਧਰਨਾ ਮਾਰਕੇ ਤੇ। ਰਹੇ ਵਿਚ ਜਹਾਨ ਦੇ
ਬਹੁਤ ਮੁਦਤ ਜਿਹੜਾ ਫਲਦਾ ਬਣੇ ਨੇਕੇ ਕਾਰ ਕੇ ਤੇ। ਨਾਮ
ਬਦੀ ਤੋਂ ਫਲਦਾ ਬਹੁਤ ਛੇਤੀ ਐਪਰ ਜਾਂਵਦੀ ਝਟ ਪਸਾਰ ਕੇ
ਤੇ। ਦੁਲੇ ਕੀਤੀ ਵਿਚਾਰ ਇਹ ਦਿਲ ਅੰਦਰ ਕਾਲ ਲਵੇਗਾ ਸਭ
ਨੂੰ ਮਾਰਕੇ ਤੇ। ਇਹ ਸੋਚ ਕੇ ਕਾਜੀ ਦੀ ਪਕੜ ਗਰਦਨ ਮਾਰੇ

ਜਿਮੀਂ ਦੇ ਨਾਲ ਫਟਕਾਰ ਕੇ ਤੇ । ਤਿੰਨ ਚਾਰ ਵਾਰੀ ਇਹੋ ਹਾਲ
ਕੀਤਾ ਕਾਜੀ ਰੋਂਵਦਾ ਤੇਬਾ ਪੁਕਾਰ ਕੇ ਤੇ । ਜਲਦੀ ਨਾਲ ਫਿਰ
ਓਹ ਰਵਾਨ ਹੋਇਆ ਓਥੇ ਕਾਜੀ ਨੂੰ ਖੂਬ ਸਵਾਰ ਕੇ ਤੇ । ਫਿਰ
ਪਾਸ ਤਰਖਾਣ ਦੇ ਜਾਏ ਦੁਲਾ ਕਹੇ ਓਸਨੂੰ ਇਹ ਕਿਤਾਰ ਕੇ ਤੇ ।
ਦੇਵੀਂ ਇਕ ਗੁਲੇਲ ਬਣਾ ਮੈਨੂੰ ਕੋਈ ਬਾਂਸ ਅਸਲੀ ਸੁਧਾਰਕੇ ਤੇ ।
ਕਿਸ਼ਨਸਿੰਘਗੋਲੇਲ ਤਿਆਰ ਹੋਈ ਫਿਰ ਸਾੜ੍ਹਦਾਤੰਦਨਿਤਾਰਕੇ ਤੇ ।

ਦੁਲ ਨੇ ਤਰਖਾਣ ਦੇ ਪਾਸ ਜਾਣਾ—ਕੋਰੜਾ ਛੰਦ ॥

ਕੁਟ ਕੇ ਜਾਂ ਕਾਜੀ ਨੂੰ ਸੀ ਦੁਲਾ ਭਜਿਆ । ਜਾਕੇ ਤ੍ਰਖਾਣ
ਨਾਲ ਦਿਲਬਰ ਗਜਿਆ । ਝਟ ਮੇਰੀ ਤੂੰ ਇਕ ਗੁਲੇਲ ਜੋੜਦੇ ।
ਹੋਰ ਸਾਰੇ ਕੰਮ ਤਾਈਂ ਅੱਜ ਛੋਡਦੇ । ਮੈਨੂੰ ਤਾਂ ਗੁਲੇਲ ਦਾ ਹੈ
ਬੜਾ ਚਾਉ ਓਥੇ । ਦਈਂ ਤੂੰ ਸ਼ਤਾਬੀ ਨਹੀਂ ਦੇਰ ਲਾਈ ਓਥੇ ।
ਮੈਨੂੰ ਤਾਂ ਸ਼ਤਾਬੀ ਕਾਰੀਗਰਾ ਟੋਰ ਦੇ । ਹੋਰ ਸਾਰੇ ਕੰਮ ਤਾਈਂ ਅਜ
ਛੋਡਦੇ । ਭਾਲ ਕੇ ਲਗਾਈਂ ਤੂੰ ਅਸਲੀ ਬਾਂਸ ਓਥੇ । ਟੁਟੇ ਨਹੀਂ
ਕਦੀ ਜੇਹੜੇ ਭਰੇ ਸਾਂਸ ਓਥੇ । ਐਸੀ ਤਾਂ ਰੁਲੇਲ ਨੂੰ ਸ਼ਤਾਬੀ ਤੋੜ
ਦੇ । ਹੋਰ ਸਾਰੇ ਕੰਮ ਤਾਈਂ ਅਜ ਛੋਡ ਦੇ । ਕਾਰੀਗਰਾ ਕੰਮ ਨਹੀਂ
ਕਦੇ ਮੁਕਦੇ । ਜਦੋਂ ਤਾਈਂ ਬਦੇ ਦੇ ਨਾ ਦੰਮ ਰੁਕਦੇ । ਕਰਕੇ
ਸ਼ਤਾਬੀਕੰਮ ਸਾਨੂੰ ਟੋਰ ਦੇ । ਹੋਰ ਸਾਰੇ ਕੰਮ ਤਾਈਂ ਅਜ ਛੋਡਦੇ ।
ਇਕ ਘੜੀ ਦੁਲਿਆ ਸਬਰ ਕਰ ਓਥੇ । ਹੋਇ ਕੇ ਉਤਾਨਿਆਂ
ਨਾ ਤੂੰ ਗਲੇ ਪੜ ਓਥੇ । ਤੇਰੇ ਜਹੋ ਤੇਬਰੇ ਦਾ ਦਮ ਤੋੜਦੇ । ਹੋਰ
ਸਾਰੇ ਕੰਮ ਤਾਈਂ ਅਜ ਛੋਡਦੇ । ਐਸਾ ਮੈਂ ਲਗਾਕੇ ਦੇਵਾਂ ਦਾ
ਓਥੇ । ਟੁਟੇ ਨਹੀਂ ਦਲਿਆ ਜੋ ਕਈ ਸਾਲ ਓਥੇ । ਕਿਸ਼ਨ ਸਿੰਘ
ਚੋਬਰਾਂ ਨੂੰ ਨਹੀਂ ਮੋੜਦੇ । ਹੋਰ ਸਾਰੇ ਕੰਮ ਤਾਈਂ ਅਜ ਛੋਡਦੇ ।

ਦੁਲ ਨ ਮੁੜਾਂ ਨੂੰ ਨਾਲ ਲਿਜਾ ਕੇ ਅੰਰਤਾਂ ਦੇ ਘੜ ਤੋੜਨੇ-ਬੈਤ ॥

ਦੁਲਾ ਫੌਜ ਬਨਾਵਦਾ ਮੁਡਿਆਂ ਦੀ ਫਿਰ ਹਥੀਂ ਗੁਲੇਲਾਂ
ਫੜਾਵਦਾ ਏ । ਜਿਸ ਖੂਹੇ ਤੇ ਅੰਰਤਾਂ ਭਰਨ ਪਾਣੀ ਵਿਚ ਘੜੇ
ਦੇ ਚਾ ਟਿਕਾਵਦਾ ਏ । ਜਿਹੜੀ ਘੜਾ ਉਠਾ ਕੇ ਆਵਦੀ ਸੀ

ਤੁਰਤ ਮਾਰ ਗੁਲੇਲ ਤੁੜਾਂਵਦਾ ਏ। ਕਈ ਰੋਜ਼ ਇਸ ਤੌਰ ਦੇ
ਨਾਲ ਦੁਲਾ ਪਣਹਾਰੀਂ ਅਤੇ ਨੂੰ ਖੂਬ ਸਤਾਂਵਦਾ ਏ। ਕੋਈ ਆਵੇ
ਨਜਦੀਕ ਨ ਫੜਨ ਖਾਤਰ ਵਾਂਗ ਮਿਰਗ ਦੇ ਛਾਲ ਲਗਾਂਵਦਾ
ਏ। ਲੈ ਕੇ ਮੁੰਡਿਆਂ ਨੂੰ ਵੱਡੇ ਝੱਲ ਅੰਦਰ ਕਈ ਰੋਜ਼ ਨਾ ਪਿੰਡ
ਵਿਚ ਆਂਵਦਾ ਏ। ਜਦੋਂ ਪਿੰਡ ਵੱਡਦਾ ਘੜੇ ਫੜਦਾ ਸੀ ਇਸ
ਕੰਮ ਤੇ ਬਾਜ ਨਾ ਆਂਵਨਾ ਏ। ਕਦੀ ਪਿੰਡ ਆਵੇ ਕਦੀ ਬਾਹਰ
ਜਾਵੇ ਕਈ ਰੋਜ਼ ਇਸ ਤੌਰ ਲੰਘਾਵਦਾ ਏ। ਜਿਸ ਰੋਜ਼ ਉਹ ਪਿੰਡ
ਦੇ ਵਿਚ ਆਵੇ ਸ਼ੋਰ ਐਰਤਾਂ ਵਿਚ ਚਾ ਪਾਂਵਦਾ ਏ। ਕਿਸ਼ਨ ਸਿੰਘ
ਸਭੇ ਲੱਧੀ ਦੇ ਕੋਲ ਜਾਵਨ ਜਦੋਂ ਬਹੁਤਾ ਦੁਲਾ ਅਕਾਂਵਦਾ ਏ।
ਕੋਰੜਾ ਛੰਦ- ਪੰਜ ਸਤ ਮੁੰਡੇ ਦੁਲਾ ਅਕਠੇਕਰਦਾ। ਹੋ ਏਕੇ ਅਲਗ
ਸੀ ਦਲੀਲ ਕਰਦਾ। ਮਿਲੇ ਮੇਰੇ ਨਾਲ ਜੋ ਤਮਾਸਾ ਕਰਨਾ, ਪਿੰਡੀ
ਕੋਲੋਂ ਅਸਾਂ ਮੂਲ ਨਹੀਂ ਡਰਨਾ। ਮਿਟੀ ਲੈ ਕੇ ਚਿਕਨੀ ਬਨਾਵੇ
ਗੋਲੀਆਂ ਮੁੰਡਿਆਂ ਨੂੰ ਬੋਲਕੇ ਸੁਣਾਵੇ ਬੋਲੀਆਂ। ਬੰਦ ਕਰੋ
ਐਰਤਾਂ ਦਾ ਪਾਣੀ ਭਰਨਾ, ਪਿੰਡ ਕੋਲੋਂ ਅਸਾਂ ਮੂਲ ਨਹੀਂ
ਡਰਨਾ। ਕੀਤੀਆਂ ਤਿਆਰ ਨੇ ਗੁਲੇਲਾਂ ਮੁੰਡਿਆਂ। ਕਰੇ ਭਲਾ
ਕੈਣ ਅਗੇ ਪਿੰਡ ਗੁੰਡਿਆਂ। ਹੋਂਵਦੇ ਤਿਆਰ ਜਦੋਂ ਜੰਗ ਕਰਨਾ,
ਪਿੰਡੀ ਕੋਲੋਂ ਅਸਾਂ ਮੂਲ ਨਹੀਂ ਡਰਨਾ। ਐਰਤਾਂ ਨੇ ਭਰਕੇ ਜਾਂ
ਘੜੇ ਚਕ ਲਏ, ਮੁੰਡਿਆਂ ਨੇ ਤੁਰਤ ਨਿਸ਼ਾਨੇ ਤਕ ਲਏ। ਮਾਰਕੇ
ਨਿਸ਼ਾਨਾ ਕਰ ਦੇਣ ਝਰਨਾ, ਪਿੰਡੀ ਕੋਲੋਂ ਅਸਾਂ ਮੂਲ ਨਹੀਂ
ਡਰਨਾ। ਮਾਰਨੇ ਦੇ ਵਾਸਤੇ ਜੋ ਕੋਈ ਆਂਵਦਾ। ਮਾਰਕੇ ਛਲਾਂਗਾਂ
ਛਲ ਵਿਚ ਜਾਂਵਦਾ। ਦਿਲ ਵਿਚ ਖੌਫਨਹੀਂ ਮੂਲ ਧਰਨਾ, ਪਿੰਡੀ
ਕੋਲੋਂ ਅਸਾਂ ਮੂਲ ਨਹੀਂ ਡਰਨਾ। ਸਭੇ ਹੋਕੇ ਤੰਗ ਲੱਧੀ ਪਾਸ
ਜਾਂਦੀਆਂ, ਦਿਲ ਵਾਲਾ ਹਾਲਸਾਰਾ ਜਾ ਸੁਨਾਦੀਆਂ। ਕਿਸ਼ਨ ਸਿੰਘ
ਏਸ ਅਜ ਕਲ ਮਰਨਾ। ਪਿੰਡੀ ਕੋਲੋਂ ਅਸਾਂ ਨਹੀਂ ਮੂਲ ਡਰਨਾ।
ਲੱਧੀ ਨੂੰ ਸਭਨਾਂ ਗਾਗਰਾਂ ਦਸਣੀਆਂ

ਸਭੇ ਐਰਤਾਂ ਲੱਧੀ ਦੇ ਕੋਲ ਸਾਕੇ ਆਖਣ ਦੁਲੈ ਨੂੰ ਰਖ

ਸਮਝਾਇਕੇ ਨੀ । ਨਹੀਂ ਬਾਦਸ਼ਾਹ ਪਾਸ ਫਰਿਆਦ ਕਰੀਏ
ਤੈਨੂੰ ਆਖਿਆ ਅਸੀਂ ਸੁਨਾਇਕੇ ਜੀ । ਅਸੀਂ ਚੁਪ ਬਬੇਗੀਆਂ
ਹੋ ਰਹੀਆਂ ਅੰਦਰੋਂ ਉਠੀਆਂ ਬਹੁਤ ਦੁਖਾਇਕੇ ਨੀ । ਅਜੇ ਬੰਦ
ਜੇ ਹੋਇਗਾ ਨਹੀਂ ਦੁਲਾ ਅਸੀਂ ਕੂਕਾਂ ਲਾਹੌਰ ਵਿਚ ਜਾਇਕੇ
ਨੀ । ਅਜ ਤਕ ਬਬੇਗਾ ਦੇਖ ਰਹੀਆਂ ਸਭ ਬੈਠੀਆ ਘੜੇ ਭੰਨਾ
ਇਕੇ ਜੀ । ਜੇ ਤੂ ਜਿੰਦਗੀ ਦੁਲੇ ਦੀ ਲੋੜਨੀ ਏ ਰਖ ਇਸ
ਨੂੰ ਤੂ ਲੁਕਾਇਕੇ ਨੀ । ਲੱਧੀ ਸਭ ਅਗੇ ਕਰੇ ਅਰਜ਼ਦਾਰੀ ਨਾਲੇ
ਛੇਲਦੀ ਪਾਸ ਬਹਾਇਕੇ ਨੀ । ਕਰੇ ਸਬਰ ਮੈਂ ਦੇਵਸਾਂ ਸਾਰੀਆਂ
ਨੂੰ ਘੜੇ ਤਾਂਬੇ ਦੇ ਤੁਰਤ ਬਨਾਇਕੇ ਨੀ । ਗਲਾਂ ਮਿਠੀਆਂ ਨਾਲ
ਖੁਸ਼ਹਾਲ ਕਰਕੇ ਸਦੇ ਸਾਰੀਆ ਘਰੀਂ ਮੰਨਾਇਕੇ ਨੀ। ਫਿਰ ਦੇਣੇ
ਖਰੀਦ ਬਜ਼ਾਰ ਵਿਚੋਂ ਦੇੜੇ ਗਾਗਰਾਂ ਤੁਰਤ ਮੰਗਾਇਕੇ ਨੀ ।
ਘਰੇ ਮਿਟੀ ਦੇ ਰਖੇ ਨੀ ਸਭ ਘੜੇ ਭਰੋ ਗਾਗਰਾਂ ਨਾਲ ਲਿਜਾ-
ਇਕੇ ਨੀ । ਕਿਸ਼ਨ ਸਿੰਘ ਓਹ ਸਬ ਆਨੰਦ ਹੋਈਆਂ ਦਿਲੋਂ
ਦਿਲ ਦਾ ਫਿਕਰ ਹਟਾਇਕੇ ਨੀ ।

ਲਧੀ ਨ ਸਭਨਾਂ ਨੂੰ ਗਾਗਰਾ ਦੇਣੀਆਂ ਅਤੇ ਦੁਲੇ ਨੇ ਤੋੜ ਦੇਣੀਆਂ

ਕੋਰੜਾ ਛੰਦ ॥

ਲੱਧੀ ਦੇਵੇ ਸਭ ਨੂੰ ਨਾਲੇ ਗਾਗਰਾਂ । ਦੁਲੇ ਵਾਲੀ ਹਥ ਭੈਣੋਂ
ਫਾਂਗ ਸਾਗਰਾਂ । ਅਜ ਆਵੇ ਘਰ ਉਹਨੂੰ ਮੈਂ ਸੁਨਾਵਨਾ । ਲੱਧੀ
ਕਹੇ ਮੂਲੇ ਨਾ ਲਾਹੌਰ ਜਾਵਨਾ । ਸਭੇ ਲੈਕੇ ਗਾਗਰਾਂ ਘਰਾਂ ਨੂੰ
ਜਾਂਦੀਆਂ । ਮਿਟੀ ਦੇ ਘੜੇ ਘਰੀਂ ਜਾ ਟਿਕਾਦੀਆਂ । ਗਾਗਰਾਂ ਦੇ
ਨਾਲ ਲੈਕੇ ਪਾਣੀ ਆਵਣਾ । ਲੱਧੀ ਕਹੇ ਮੂਲ ਨਾ ਲਾਹੌਰ
ਜਾਵਨਾ ਗਾਗਰਾਂ ਜਾਂ ਦੁਲਾ ਸਭ ਕੋਲ ਦੇਖਦਾ । ਫਿਰ ਇਹ
ਦਲੀਲ ਦਿਲ ਵਿਚ ਟੇਕਦਾ । ਕੀਤੀ ਸੀ ਯਾਰਾਂ ਵਲ ਫਿਰ
ਧਾਵਨਾਂ । ਲਧੀ ਕਹੇ ਮੂਲ ਨਾ ਲਾਹੌਰ ਜਾਵਨਾਂ ਗਾਨਿਆਂ
ਮੈਂ ਜਾਣਾ ਵਾਸਤੇ ਸ਼ਿਕਾਰ ਦੇ । ਘੜ ਦੇਵੇ ਮੈਨੂੰ ਤੂ ਗੁਲੇਲ ਸਾਰ
ਵੇ । ਕਾਰੀਗਰਾ ਮੂਲ ਨਹੀਂ ਦੇਰ ਲਾਵਨਾ । ਲਧੀ ਕਹੇ ਮੂਲ ਨਾ

ਲਾਹੌਰ ਜਾਵਨਾ । ਗਾਨਾਂ ਬੈਠਾ ਮੁੜ ਕੱਲਾਂ ਫੂਕਾਂ ਮਾਰਦਾ ਘੁਨ
ਕੈ ਕੈ ਸੁਣ ਦੁਲਾ ਦਮ ਝਾੜਦਾ। ਤੁਰਤ ਗੁਲੇਲਾਂ ਦੇ ਢੇਰ ਲਾਵਨਾ ।
ਲੱਧੀਕਹੇਮੂਲ ਨਾਂਲਾਹੌਰ ਜਾਵਨਾ। ਕਾੜ ਕਾੜ ਦੁਲਾ ਜੇ ਗੁਲੇਲਾਂ
ਛਡਦਾ। ਦੂਜੇ ਪਾਰ ਗਾਗਰਾਂ ਵਿਚੋਂ ਦੇ ਕਢਦਾ। ਨੰਦੀ ਦਾ ਕਿਸ਼ਨ
ਸਿੰਘ ਬੋਲੀ ਲਾਵਨਾ ਲਧੀ ਕਹੇ ਮੂਲ ਨਾ ਲਾਹੌਰ ਜਾਵਨਾ ।

ਦੁਲੇ ਨੇ ਗਾਗਰਾਂ ਨੂੰ ਤੋੜਨਾ ਤੇ ਨੌਜੀ ਮਰਸਣ ਨੇ ਬੋਲੀ ਮਾਰਨੀ

ਦੁਲੇ ਦੇਖੀਆਂ ਗਾਗਰਾਂ ਸਭ ਕੋਲੇ ਤੁਰਤ ਪਾਸ ਲੁਹਾਰ ਦੇ
ਜਾਂਵਦਾ ਏ। ਗੋਲੇ ਸਾਰ ਦੇ ਦਿਓ ਬਣਾ ਮੈਨੂੰ ਸੋਹਣ ਗਾਨੇ ਨੂੰ
ਆਖ ਸੁਨਾਵਦਾ ਏ। ਕਾਰੀਗਰ ਸੀ ਲੁਹਾਰ ਬਹੁਤ ਚੰਗਾ ਬੋਹੜੀ
ਸਿਫਤ ਮੈਂ ਆਖ ਬਤਾਂਵਦਾ ਏ। ਜਿਸ ਕੰਮ ਨੂੰ ਲਾਵਦੇ ਹਥ
ਦੋਵੇਂ ਗੋਯਾ ਨਕਲ ਤੋਂ ਅਸਲ ਹੋ ਜਾਂਵਦਾ ਏ। ਨਾਲੇ ਹਥਾਂ ਦੇ
ਸੁਚੇ ਭਰਾ ਦੇਨੋਂ ਮਥੇ ਵਟ ਭੀ ਕੋਈ ਨਾ ਪਾਂਵਦਾ ਏ। ਛੋਟਾ
ਬੜਾ ਜੋ ਉਨਾਂ ਦੇ ਪਾਸ ਜਾਵੇ ਖੁਸ਼ੀ ਹੋਕੇ ਘਰਾਂ ਨੂੰ ਆਂਵਦਾ ਏ।
ਗਾਨਾ ਲੋਹੇ ਨੂੰ ਅੱਗ 'ਚ ਰਖ ਦੇਂਦਾ ਦੁਲਾ ਭਗਤੀ ਖੂਬ
ਦਿਖਾਲਦਾ ਏ। ਤੁਰਤ ਦੁਲੇ ਦਾ ਕੰਮ ਤਿਆਰ ਕੀਤਾ ਸੋਹਣ ਖੂਬ
ਹੀ ਸਟਾਂ ਲਗਾਂਵਦਾ ਏ। ਰਸਤਾ ਮਿਲਦਾ ਜਾ ਪਨਾ ਗਿਆਣਦਾ
ਪਾਸ ਆਪਣੀ ਫੌਜ ਬੁਲਾਂਵਦਾ ਏ। ਕਾੜ ਕਾੜ ਹੀ ਕਾੜ ਕੜੱਪ
ਪੈਦੀਂ ਜਦੋਂ ਜੋੜ ਰੁਲੇਲ ਚਲਾਂਵਦਾ ਏ। ਸਭ ਗਾਂਗਰਾਂ ਦੇ ਵਿਚੋਂ
ਛੇਦ ਕੀਤੇ ਹੋਈ ਪੂਰੀ ਮੁਰਾਦ ਜੋ ਚਾਹਦਾ ਏ। ਨੰਦੀ ਨਾਲ
ਮਗਾਸੀ ਦੇ ਆਂਵਦੀ ਸੀ ਓਹਦੇ ਵਲ ਗੁਲੇਲ ਘੁਕਾਂਵਦਾ ਏ।
ਬੋਲੀ ਮਾਰ ਕੇ ਨੰਦੀ ਛਨਾਹ ਕਰਦੀ ਸੀਨਾ ਦੁਲੇ ਦਾ ਚਾਕ ਹੋ
ਜਾਂਵਦਾ ਏਬਾਪ ਦਾਦੇ ਦਾ ਇਹ ਤੇ ਸੂਰਮਾ ਏ ਕਾਹਨੂੰ ਨਿਤ
ਗਰੀਬ ਦੁਖਾਂਵਦਾ ਏ। ਏਥੇ ਜੋਰ ਦਿਪਾਂਵਦਾ ਅੰਰਤਾਂ ਨੂੰ ਤੈਨੂੰ ਰਤੀ
ਹਿਯਾ ਨਾ ਆਂਵਦਾ ਏ। ਤੇਰੇ ਬਾਪ ਤੇ ਦਾਦੇ ਦੀ ਸ਼ਾਹ ਅਕਬਰ
ਖਲਾਂ ਪੁਠੀਆਂ ਚਾ ਲੁਹਾਵਦਾ ਏ। ਖੱਲ ਭੋਹ ਨਾਲ ਭਰਾਇਕੇ
ਤੇ ਉਤੇ ਹੁਕਮ ਤੇ ਚਾ ਲਟਕਾਂਵਦਾ ਏ। ਅੱਜ ਤੀਕ ਲਾਹੌਰ ਵਿਚ

ਲਟਕ ਰਹੀਆਂ ਉਥੇ ਜੋਰ ਨਾ ਕਾਸ ਨੂੰ ਜਾਂਵਦਾ ਏ । ਬੋਲੀ ਲਾਈ
ਜਾਂ ਨੰਦੀ ਨੇ ਕਾਲਜੇ ਨੂੰ ਤੁਰਤ ਲੱਧੀ ਦੇ ਪਾਸਨੂੰ ਆਂਵਦਾਏ । ਗੁਸੇ
ਨਾਲ ਅੱਖੀਂ ਲਾਲੇ ਲਾਲ ਹੋਈਆਂ ਜਾ ਮਾਂ ਨੂੰ ਖੂਬ ਡਰਾਂਵਦਾਏ ।
ਮੈਨੂੰ ਸਚੇ ਹੀ ਸਚ ਤੂੰ ਦਸ ਮਾਤਾ ਨਹੀਂ ਬਕਰੇ ਵਾਂਗ ਕੁਹਾਂਵਦਾ
ਏ । ਮੇਰੇ ਬਾਪ ਦਾਦਾ ਕਿਵੇਂ ਫੌਤ ਹੋਏ ਇਹ ਗਲ ਮੈਂ ਤੈਬੇ
ਪੁਛਾਂਵਦਾ ਏ । ਇਕ ਰਤੀ ਜੋ ਛੂਠ ਮਲੂਮ ਹੋਵੇ ਛੁਗੀ ਗਲੇ ਤੇ
ਤੁਰਤ ਚਲਾਂਵਦਾ । ਕਿਸ਼ਨ ਸਿੰਘ ਤੇ ਦਸ ਸ਼ਿਤਾਬ ਮੈਨੂੰ ਮੇਰਾ
ਕਾਲਜਾ ਭੁਜਦਾ ਜਾਂਵਦਾ ਏ ।

ਬੋਲੀ ਮਾਰਨਾ ਨੰਦੀ ਮਰਾਸਣ ਦਾ—ਕੋਰੜਾ ਛੇਤ੍ਰ ॥

ਯਾਰ ਅਗੇ ਮਰਾਸਨ ਸੀ ਬੋਲੀ ਮਾਰਦੀ । ਮਾਰਕੇ ਤੇ ਬੋਲੀ ਓਹਦੀ
ਹਿਕ ਸਾਜ਼ਦੀ । ਰੰਨਾਂ ਨਾਲ ਦੁਲਿਆ ਵੇ ਜੰਗ ਲਾ ਲਿਆ । ਬਾਪ
ਦਾਦਾ ਤੇਰੇ ਵੀ ਲਾਹੌਰ ਖਾ ਲਿਆ । ਤੈਨੂੰ ਨਹੀਂ ਦੁਲਿਆ ਹਿਯਾ
ਆਂਵਦਾ । ਉਠ ਕੇ ਤੇ ਤੂੰ ਹੰਨਾਂ ਨੂੰ ਅਕਾਂਵਦਾ ਵਡਿਆ ਦੇ ਨਾਂ
ਨੂੰ ਵੇ ਤੂੰ ਵਟਾ ਲਾ ਲਿਆ । ਬਾਪ ਦਾਦਾ ਤੇਰਾ ਵੇ ਲਾਹੌਰ ਖਾ
ਲਿਆ । ਬਾਪ ਦਾਦੇ ਸ਼ਾਹ ਦੇ ਨਾਲ ਫੇਰਾਂ ਚਕੀਆਂ । ਹਾਲਾਂ
ਕਈ ਸਾਲ ਦਾ ਸੀ ਘਰਰਖੀਆਂ । ਰਾਠਾਂਵਾਲਾ ਰਾਹ ਤੂੰ ਦਿਲੋਭੁਲਾ
ਲਿਆ । ਬਾਪ ਦਾਦੇ ਤੇਰੇ ਵੀ ਲਾਹੌਰ ਖਾ ਲਿਆ । ਇਨਾਂ ਦੇ ਤੂੰ
ਜੰਮਿਆ ਵੇ ਘਰ ਆਇਕੇ । ਸੂਰਮਾ ਸਦਾਵੇਂ ਰੰਨਾਂ ਨੂੰ ਦੁਖਾਇਕੈ ।
ਸੂਰਮਾ ਨਾ ਹੋਵਣਾ ਤੈਂ ਕਦੇ ਬਾਲਿਆ । ਬਾਪਦਾਦਾ ਤੇਰਾਵੇਂ ਲਾਹੌਰ
ਖਾ ਲਿਆ । ਦੁਲਿਆ ਤੈਂ ਰਾਠਾਂ ਨੂੰ ਲਾਈ ਲਾਜ ਵੇ ਐਰਤਾਂ ਦੇ
ਉਤੇ ਖੁਲ੍ਹੇ ਗਿਆ ਬਾਜ ਵੇ । ਦੁਲਿਆ ਵੇ ਤੈਨੂੰ ਸੱਚ ਮੈਂ ਸੁਨਾ
ਲਿਆ । ਬਾਪ ਦਾਦਾ ਤੇਰੇ ਵੇ ਲਾਹੌਰ ਖਾ ਲਿਆ । ਸੂਰਮਾ ਸਦਾਵੇਂ
ਤੇ ਜੰਗ ਕਰੇਵੇਂ । ਮਾਰੋਂ ਬਾਦਸ਼ਾਹ ਨੂੰ ਆਪ ਮਰੇ ਵੇਂ । ਕਿਸ਼ਨ
ਸਿੰਘ ਦਾ ਨਾਮ ਤੂੰ ਦੁਲਾ ਰਖਾ ਲਿਆ । ਬਾਪ ਦਾਦਾ ਤੇਰੇ ਵੇ
ਲਾਹੌਰ ਖਾ ਲਿਆ । ਖਿਚਕੇ ਕਟਾਰੀ ਲੱਧੀ ਪਾਸ ਜਾਂਵਦਾ । ਬੋਲ
ਕੇ ਜਬਾਨੋਂ ਫਿਰ ਕਹੇ ਸੁਨਾਵਦਾ । ਝੂਠ ਜੋ ਤੂੰ ਬੋਲੇਂ ਤੇਰਾ ਸਿਰ

ਵਡਦਾ। ਸਚ ਬੋਲੇ ਬਾਝ ਨਹੀਂ ਮੂਲ ਛਡਦਾ। ਬਾਬਾ ਦਾਦਾ
ਦਸ ਮੇਰੇ ਕਿਨ ਮਾਰੇ ਨਹੀਂ। ਖੋਲਕੇ ਬਿਆਨ ਦਸ ਮੈਨੂੰ ਸਾਰੇਨੀ।
ਨਹੀਂ ਤਾਂ ਜਿਮੀਂ ਵਿਚ ਤੈਨੂੰ ਗਡਦਾ। ਸਚ ਬੋਲੇ ਬਾਝ ਨਹੀਂ
ਮੂਲ ਛਡਦਾ। ਦਸ ਮਾਤਾ ਇਹਨਾਂ ਜੇਹੜੀ ਕੀਤੀ ਕਾਰਾ ਨਹੀਂ।
ਬੀਤਿਆ ਜੋ ਹਾਲ ਮੈਨੂੰ ਦਸ ਸਾਰਾ ਨਹੀਂ। ਨਹੀਂ ਮਾਤਾ ਅਜ ਤੇਰੀ
ਮੁਵਟ ਕੁਟਦਾ। ਸਚ ਬੋਲੇ ਬਾਝ ਨਹੀਂ ਮੂਲ ਛਡਦਾ। ਮੈਨੂੰ ਮਾਤਾ
ਕਿਸੇ ਨੇ ਹੈ ਬੋਲੀ ਲਾਈ ਨਹੀਂ। ਅਗ ਮੇਰੇ ਦਿਲ ਵਿਚ ਬੁਰੀ ਲਾਈ
ਨਹੀਂ। ਜਨਮ ਹੈ ਮਾਤਾ ਮੇਰਾ ਓਸੇ ਗੜ੍ਹ ਦਾ। ਸਚ ਬੋਲੇ ਬਾਝ ਨਹੀਂ
ਮੂਲ ਛਡਦਾ। ਦਸੇ ਬਿਨਾਂ ਜਾਨ ਤੇਰੀ ਨਹੀਂ ਬਚਦੀ। ਖੋਲੂਕੇ
ਸੁਨਾਵੀਂ ਮੈਨੂੰ ਗਲ ਸਚਦੀ। ਕਦੋਂ ਦਾ ਮੈਂ ਮਾਤਾ ਖੜਾ ਝੋਲੀ
ਅਡਦਾ। ਸਚ ਬੋਲੇ ਬਾਝ ਨਹੀਂ ਮੂਲ ਛਡਦਾ। ਪੁਤ ਦਿਲ ਦੇਖ
ਲਧੀ ਨਾਰ ਰੋਂਵਦੀ। ਦੇਖਕੇ ਕਤਾਰ ਮੰਦੇ ਹਾਲ ਰੋਂਵਦੀ। ਆਖਦੀ
ਕਿਸ਼ਨ ਸਿੰਘਾ ਨਾਗ ਖਟਦਾ। ਸਚ ਬੋਲੇ ਬਾਝ ਨਹੀਂ ਮੂਲ ਛਡਦਾ।

ਸਾਰਾ ਹਾਲ ਔਰ ਬਾਪ ਦਾਦੇ ਦੇ ਹਥਿਆਰ ਲਧੀ ਨੇ ਦਸਣੇ

ਦੁਲਾ ਲਧੀ ਨੇ ਟਾਲਿਆ ਬਹੁਤ ਸਾਰਾ ਆਖਰ ਹੋਏ ਲਾਚਾਰ
ਬਤਾਇਆ ਈ। ਤੇਰੇ ਬਾਪ ਦਾਦੇ ਬੜੇ ਸੂਰਮੇ ਸਨ ਏਹਨਾਂ ਸ਼ਾਹਾਂ
ਨੂੰ ਬਹੁਤ ਸਤਾਇਆ ਈ। ਅਕਬਰ ਸ਼ਾਹ ਨੂੰ ਟਕੇ ਨਾਂ ਦੇਂਵਦੇ
ਸਖਤ ਕਲਾਮ ਏਹਨਾਂ ਤਾਈਂ ਏਹਨਾਂ ਨੂੰ ਚਾ ਮਰਵਾਇਆ ਈ
ਸਚ ਪੁਠੀਆਂ ਖਲਾਂ ਉਤਾਰਕੇ ਤੇ ਵਿਚ ਛੂਸ ਭਰਾਲ ਭਰਾਇਆ
ਈ। ਜੇ ਤੂ ਸੂਰਮਿਆਂ ਕੋਠੀਆਂ ਸਤ ਖੋਲ੍ਹੇ ਲੱਧੀ ਦਿਲੋਂ ਆਖ
ਸੁਣਾਇਆ ਈ। ਲੈ ਲੈ ਚਾਬੀਆਂ ਜਾਏ ਜਵਾਨ ਦੁਲੇ ਪਹਿਲਾ
ਜੰਦਰਾ ਤੁਰਤ ਲੁਹਾਇਆ ਈ। ਦੇਖੇ ਚਮਕਦੀ ਸਾਂਗ ਸੀ ਚੰਦ
ਵਾਂਗੂ ਉਸਨੇ ਉਸਨੂੰ ਚਾ ਉਨਾਇਆ ਈ। ਲੱਧੀ ਦੇਖ ਕੇ ਆਖਦੀ
ਵਾਹ ਬੱਚਾ ਅਜ ਮੈਨੂੰ ਯਕੀਨ ਏਹ ਆਇਆ ਈ। ਬਾਪ ਦਾਦੇ
ਦਾ ਵੈਰ ਬੇਸ਼ਕ ਲੈਸੀ ਜਿਸ ਨੇ ਸਾਂਗ ਨੂੰ ਤੁਰਤ ਹੀ ਚਾਇਆ।

ਈ । ਫਿਰ ਦੂਸਰਾ ਜੰਦਰਾ ਖੋਹਲ ਲੀਤਾ ਟਮਕ ਉਸ ਦੀ ਨਜ਼ਰ
ਵਿਚ ਆਇਆ ਈ । ਤੁਰਤ ਗਉ ਦਾ ਦੁਧ ਮੰਗਵਾਇਕੇ ਤੇ ਛਟਾ
ਉਸ ਨੂੰ ਤੁਰਤ ਲਗਾਇਆ ਈ । ਧਮਕ ਉਸਦੀ ਜਾਂਵਦੀ ਕੋਸ
ਬਾਰਾਂ ਜਦੋਂ ਦੁਲੇ ਨੇ ਖੂਬ ਵਜਾਇਆ ਈ । ਤੇਰੇ ਬਾਪ ਦਾਦਾ
ਅਕਬਰ ਮਾਰ ਦਿਤੇ ਤਾਂ ਮੈਂ ਕੁਲ ਸਮਾਨ ਛਪਾਇਆ ਈ । ਦੁਲਾ
ਚੋਟ ਲਗਾਂਵਦਾ ਜਦੋਂ ਉਸਨੂੰ ਬਾਰਾਂ ਕੋਸ ਦੇ ਵਿਚ ਸੁਣਾਇਆ
ਈ । ਪਈ ਕੰਨ ਆਵਾਜ਼ ਜਾਂ ਬਾਦਸ਼ਾਹ ਦੇ ਕੌਣ ਪਿੰਡ ਵਿਚ
ਸੂਰਮਾ ਆਇਆ ਈ । ਸੋਲਾਂ ਸਾਲ ਥੀਂ ਸੁਣੀ ਅਵਾਜ਼ ਨਹੀਂ
ਸੀ ਅਜ ਕਿਸ ਨੇ ਇਹ ਵਜਾਇਆ ਈ ਟਮਾ ਟਮ ਹੀ ਟਮਕ
ਬਜਾਇਆ ਚਾ ਦਿਲ ਦੁਸ਼ਮਣਾਂ ਦਾ ਖੌਫ਼ ਚਾ ਪਾਇਆ ਈ । ਫਿਰ
ਤੀਸਰੀ ਕੇਠੜੀਖੇਲ੍ਹ ਦੇਖੋ ਅੰਤ ਨਹੀਂ ਸ਼ਮਸੀਰਾਂ ਦਾ ਆਇਆ ਈ ।
ਚੌਬਾ ਖਲੂਕੇ ਦੇਖਣਾ ਜਦੋਂ ਦੁਲਾ ਵਿਚਢੇਰ ਬੰਦੂਕਾਂ ਦਾ ਪਾਇਆ
ਈ । ਜਦੋਂ ਖੋਲ੍ਹਿਆ ਜੰਦਰਾ ਪੰਜਵੇਂ ਦਾ ਬੇਹੱਦ ਪੇਟੀਆਂ ਨਾਲ
ਸਹਾਇਆ ਈ । ਵਿਚ ਛੇਵੇਂ ਦੇ ਖੂਬ ਪਸਤੈਲ ਦੇਖੋ ਨਾਲੇ ਢਾਲਾ
ਦਾ ਢੇਰ ਲਗਾਇਆ ਈ । ਜਦੋਂ ਜੰਦਰਾ ਖੋਲ੍ਹਿਆ ਸਤਵੇਂ ਦਾ
ਓਹਦੇ ਵਿਚ ਬਾਰੂਦ ਟਕਾਇਆ ਈ । ਕਿਸ਼ਨ ਸਿੰਘ ਹੋਇਆ
ਬਾਗ ਬਾਗ ਦੁਲਾ ਜਦੋਂ ਕੁਲ ਸਮਾਨ ਆਇਆ ਈ ।

ਹਾਲ ਦਸਣਾ ਲਧੀ ਨੇ ਦਿਲੋਂ—ਕੋਰੜ ਛਦ ॥

ਸੁਣੀ ਬੱਚਾ ਦੁਲਿਆ ਮੈਂ ਸੱਚ ਆਖਦੀ । ਤੇਰੇ ਕੋਲੋਂ ਜਰਾ ਨਾ
ਲੁਕਾ ਰਖਦੀ । ਤੇਰਾ ਬਾਪ ਦਾਦਾ ਅਕਬਰ ਸਾਹ ਮਾਰੇ ਵੇ
ਖਲੜੀ ਭਰਾਏ ਭੂਸ ਮਾਲ ਸਾਰੇ ਵੇ । ਅੱਲਾ ਭੀ ਰੋਕ ਲੈਣਾ ਸੀ
ਜ਼ਰੂਰ ਤਾਂ । ਨਿਤ ਸ਼ਾਇਦ ਨਿਹਾਲ ਕਰਦੇ ਕਦੂਰਤਾਂ । ਰਾਠ ਮੇਰੇ
ਦੁਲਿਆ ਓਹ ਬੜੇ ਭਾਰੀ ਵੇ । ਖਲੜੀ ਭਰਾਏ ਭੂਸ ਨਾਲ ਸਾਰੀ
ਵੇ । ਮਾਰ ਕੇਤੇ ਮਰਾਂ ਓਹ ਸੀ ਨਿਤ ਖਾਂਵਦੇ । ਬਾਦਸ਼ਾਹ ਦੇ ਸੱਦੇ
ਕਦੀ ਨਾ ਸੀ ਜਾਂਵਦੇ । ਏਹੋ ਜਹੋ ਕਰਦੇ ਸੀ ਨਿਤ ਕਾਰੇ ਵੇ ।
ਖਲੜੀ ਭਰਾਏ ਭੂਸ ਨਾਲ ਸਾਰੇ ਵੇ । ਧਾੜੇ ਸੀ ਓਹ ਦੁਲਿਆ

ਵੇ ਨਿਤ ਮਾਰਦੇ । ਸੂਰਮੇ ਸੀ ਮੂਲ ਕਦੀ ਨਹੀਂ ਹਾਰਦੇ । ਫੌਜ
ਨੇ ਸੀ ਘੇਰਿਆ ਆਏ ਬੰਨੇ ਚਾਰ ਵੇ । ਖਲੜੀ ਭਰਾਏ ਭੂਸ ਨਾਲ
ਸਾਰੀ ਵੇ । ਪਕੜ ਕੇ ਤੇ ਲੈ ਗਏ ਵਿਚ ਲਾਹੌਰ ਵੇ । ਓਥੇ ਉਹਨਾਂ
ਉਤੇ ਸ਼ਾਹ ਨੇ ਕੀਤਾ ਜੋਰ ਵੇ । ਕਰੋਕੋਈ ਮਾਮਲੇ ਦਾ ਤੁਸੀਂ ਚਾਰਾਵੇ ।
ਖਲੜੀ ਭਰਾਏ ਭੂਸ ਨਾਲ ਸਾਰੀ ਵੇ । ਬਾਦ ਸ਼ਾਹ ਦੇਤਾਏਂ ਲਗੇ ਦੇਣ
ਗਾਲੀਆਂ । ਜਿਵੇਂ ਕੋਈ ਨੌਕਰਾਂ ਤੇ ਤਾੜੇ ਲਾਲੀਆਂ ਆਵੇ ਨਾ ਕਿਸ਼ਨ
ਸਿੰਘ ਸ਼ਾਹ ਦਰਬਾਰ ਵੇ । ਖਲੜੀ ਭਰਾਏ ਭੂਸ ਨਾਲ ਸਾਰੀ ਵੇ ।

ਦੁਲੇ ਨੇ ਪੰਜ ਸੌ ਹਥਿਆਰ ਜਵਾਨਾਂ ਨੂੰ ਵੇਡਣੇ ਤੇ ਨ ਨਕਿਆਂ ਦਾ
ਮਾਲ ਖੋ ਕੇ ਪਿੰਡ ਵਿਚ ਵਰਤੇਣਾ

ਦੁਲਾ ਕੁਲ ਹਥਿਆਰ ਦੀ ਕਰੇ ਗਿਣਤੀ ਹੋਇਆ ਪੰਜ ਸੌ
ਪੂਰਾ ਸ਼ੁਮਾਰ ਯਾਰੇ । ਤੁਰਤ ਪੰਜ ਸੌ ਕੀਤਾ ਜਵਾਨ ਕਠਾ ਭੇਸ
ਸੂਰਮੇ ਬਾਂਕੇ ਨਿਤਾਰ ਯਾਰੇ । ਕਰ ਦੇਵੇ ਹਥਿਆਰ ਤਕਸੀਮ ਸਾਰੇ
ਆਪ ਬਣਿਆ ਫੌਜਦਾਰ ਯਾਰੇ । ਪਹਿਲੇ ਮਾਮਿਆਂ ਦੇ ਪਿੰਡ
ਵਾਰ ਕਰਸਾਂ ਕਹੇ ਰਾਠਾਂ ਨੂੰ ਏਹ ਪ੍ਰਕਾਰ ਯਾਰੇ । ਫੇਰ ਹੁਕਮ
ਸੁਣਾਵਦਾ ਸਭਨਾਂ ਨੂੰ ਤੁਸੀਂ ਤੁਰਤ ਹੋ ਜਾਓ ਤਿਆਰ ਯਾਰੇ ।
ਕਲ ਚੁਡਰਾਂ ਵਲ ਰਵਾਨ ਹੋਣਾ ਬੁਧਵਾਰ ਹੈ ਸੋਹਣਾਵਾਰ ਯਾਰੇ ।
ਝਟ ਆਇਕੇ ਰਖ ਵਿਚ ਜਮਾਂ ਹੋਣਾ ਫਿਰ ਰਾਤਰਾਈ ਇਕਵਾਰ
ਯਾਰੇ । ਕੱਠੇ ਹੋਵਦੇ ਆਪਣੇ ਆਪ ਸਾਰੇ ਜਿਸ ਵਕਤ ਦਾ ਸੀ
ਇਕਰਾਰ ਯਾਰੇ । ਹੋਏ ਚੁਡਰਾਂ ਨੂੰ ਰਵਾਂ ਸਾਰੇ ਅਗੇ ਲਗਿਆ
ਦੁਲਾ ਸਰਦਾਰ ਯਾਰੇ । ਦੁਲਾ ਆਖਦਾ ਸਾਰਿਆਂ ਸੁਣੋ ਭਾਈ
ਪਿਛੇ ਹਟਨਾ ਨਹੀਂ ਦਰਕਾਰ ਯਾਰੇ । ਪਹਿਲਾ ਧਾੜਾ ਜੋ ਆਵੇ
ਹਥ ਸਾਡੇ ਵੰਡ ਦਿਓ ਨਾ ਰਖਣੀ ਤਾਰ ਯਾਰੇ । ਸਭੇ ਵਲੀਂ ਦੀ
ਬਾਤ ਮਨਜ਼ੂਰ ਕਰਦੇ ਅਸੀਂ ਨੌਕਰ ਤੁਸੀਂ ਸਰਕਾਰ ਯਾਰੇ । ਹਦ
ਚੁਡਰਾਂ ਦਾ ਖੰਡਾ ਨਜਰ ਆਯਾ ਅਜ ਏਸਦਾ ਕ੍ਰੋੜ ਸ਼ਕਾਰ ਯਾਰੇ
ਪਹਿਲੇ ਏਸ ਨੂੰ ਹੱਕ ਲੈ ਚਲੀਏ ਜੀ ਚਲ ਲੰਡੀਏ ਸਾਂਦਲ ਬਾਰ
ਯਾਰੇ । ਸੰਡਾ ਹਕ ਕੇ ਮੁੜ ਰਵਾਂ ਹੋਏ ਮਾਲੀ ਪਿਟਿਆ ਚੰਦ ਵਾਰ

ਯਾਰੋ। ਦੁਲਾ ਵਰਾ ਲੈ ਗਿਆ ਹੈ ਮਾਲ ਸਾਰਾ ਕਰੇ ਹਾਲ ਹੀ
ਹਾਲ ਪੁਕਾਰ ਯਾਰੋ। ਕਈ ਆਖਦੇ ਉਹ ਸਾਡਾ ਭਾਨਜਾ ਹੈ ਕਰਨਾ
ਮੂਲ ਨਾ ਓਸ ਤੇ ਵਾਰ ਯਾਰੋ ਕਠਾ ਹੋਵਦਾ ਜੁਟ ਮੁਸ਼ਟਿਡਿਆਂ
ਦਾ ਕਰਦੇ ਜਾਂਵਦੇ ਮਾਰੇ ਮਾਰ ਯਾਰੋ। ਧਾੰਤੇ ਵੇਖਕੇ ਦੁਲਾ ਖਲੋ
ਜਾਂਵਦਾ ਨਾਲੇ ਬੋਲਦਾ ਖੂਬ ਲਲਕਾਰ ਯਾਰੋ। ਐਪਰ ਗੈਰ ਦਾ
ਨਹੀਂ ਖਿਆਲ ਕਰਨਾ ਦੁਲਾ ਕਹੇ ਸੂਰਮਾ ਵਿਚਾਰ ਯਾਰੋ। ਜੇ
ਵਿਦਾ ਹੋ ਆਏ ਹੋ ਮਾਪਿਆਂ ਤੋਂ ਹੋਣਾ ਜੰਗ ਨੂੰ ਤੁਰਤ ਤਿਆਰ
ਯਾਰੋ। ਵੇਖ ਦੁਲੇ ਦੀ ਫੈਜ ਨੂੰ ਹੋਸ਼ ਆਈ ਉਡੇ ਮੁੜੇ ਘਰਾਂ ਨੂੰ ਹੋ
ਲਚਾਰ ਯਾਰੋ। ਸਾਰੇ ਬ੍ਰਾਹਮਣਾਂ ਨਾਈ ਮਰਾਸੀਆਂਦਾ ਖੇਡ ਵੰਡਦਾ
ਹੋਂਸਲਾ ਧਾਰ ਯਾਰੋ। ਇਕ ਇਕ ਸੀ ਦੇਂਵਦਾ ਹੋਰ ਸਭਨਾਂ ਐਪਰ
ਜੇਹੜੇ ਲੁਹਾਰ ਨਜਾਰ ਯਾਰੋ। ਜੇਹੜਾ ਦੁਲੇ ਦਾ ਕੰਮ ਸੀ ਝੱਟ
ਕਰਦਾ ਉਨ੍ਹਾਂ ਦੇਂਵਦਾ ਚਾਰ ਚਾਰ ਯਾਰੋ। ਸਭ ਖੁਸ਼ੀ ਦੇ ਨਾਲ
ਦੁਆ ਕਰਦੇ ਗਏ ਘਰਾਂ ਵਲ ਸਿਧਾਰ ਯਾਰੋ। ਕਿਸ਼ਠ ਸਿੰਘ
ਵਿਚ ਪੱਡ ਦੇ ਘਰੋਂ ਘਰੀਂ ਦੁਲੇ ਰਾਠ ਦੀ ਜੈ ਜੈ ਕਾਰ ਯਾਰੋ।
ਅਲੀ ਸੁਚਾਗਰ ਦੇ ਪੰਜ ਸੌ ਘੋੜੇ ਦੁਲੇ ਨੇ ਖੋ ਲੈਣੇ ਤੇ ਉਸ ਨੂੰ ਪਿੰਡ ਚੋਂ ਕਢਣਾ

ਅਗੇ ਹੋਰ ਧਾੜਾ ਏਸ ਨੂੰ ਪਿਆ ਆਵੇ; ਜੇਹੜਾ ਘਰੀਂ ਖੁਦਾ
ਪੁਚਾਇਆ ਸੀ। ਅਲੀ ਨਾਮ ਸੰਦਾਗਰ ਲਾਹੌਰ ਸੰਦਾ ਪੋੜੇ ਲੈਣ
ਕੰਧਾਰ ਨੂੰ ਪਾਇਆ ਸੀ। ਘੋੜੇ ਪੰਜ ਸੌ ਖਰੀਦ ਉਸਨੇ; ਮੋੜਾ
ਛੇਰ ਲਾਹੌਰ ਨੂੰ ਪਾਇਆ ਸੀ। ਅਲੀ ਮੰਜ਼ਲ ਤੋਂ ਮੰਜ਼ਲ ਰਵਾਂ
ਹੋਇਆ ਕਈ ਰੋਜ਼ ਪਿਛੋਂ ਮੁੜ ਆਇਆ ਸੀ।

ਕਹੇ ਦੁਲੇ ਨੂੰ ਰਾਹ ਦੇਖ ਪਾਇ ਡੇਰਾ ਅਜ ਤੇਰੇ ਪਾਸ ਲਾਯਾ
ਸੀ। ਅਜ ਕਰਾਂ ਅਰਾਮ ਬੇਖੋਫ ਏਥੇ; ਮੈਨੂੰ ਪੰਧ ਨੇ ਬਹੁਤ
ਸਤਾਇਆ ਸੀ। ਠਗਾਂ ਚੇਰਾਂ ਦਾ ਬਹੁਤ ਸੀ ਖੋਰ ਮੈਨੂੰ ਮੈਂ ਕਿਤੇ
ਅਰਾਮ ਨਾ ਪਾਇਆ ਸੀ। ਪਿੰਡ ਜਾਇਕੇ ਖੂਬ ਅਰਾਮ ਕਰੀਏ
ਮੈਂ ਸਭ ਨੂੰ ਆਖ ਸੁਣਾਇਆ ਜੀ। ਅਜ ਆਏ ਹਾਂ ਦੁਲਿਆ
ਪਾਸ ਤੇਰੇ; ਕੱਲ ਦੁਗਨਾ ਮੰਜ਼ਲ ਕਰਾਇਆ ਸੀ। ਸਾਨੂੰ ਮਾਰ

ਬਕਾਨ ਨੇ ਚੂਰ ਕੀਤਾ ਸਾਰੀ ਰਾਤ ਨਾ ਕਿਤੇ ਠਹਿਰਾਯਾ ਸੀ ਦੁਲਾ ਆਖਦਾ ਕਰੋ ਅਰਾਮ ਭਾਈ ਘੋੜਾ ਕੁਲ ਤਬੇਲੇ ਲਵਾਯਾ ਸੀ। ਮੇਰੇ ਸ਼ਹਿਰ ਦੇ ਵਿਚ ਨ ਖੈਫ ਕੋਈ ਚੇਰ ਯਾਰ ਮੈਂ ਕੁਲ ਮੁਕਾਯਾ ਸੀ। ਕੀਤੀ ਖੂਬ ਸੇਵਾ ਤਨੋਂ ਮਨੋਂ ਲਾਕੇ ਨਾਲੇ ਖੂਬ ਮਕਾਨ ਸਜਾਇਆ ਸੀ। ਸਾਰੀ ਰਾਤ ਨਾ ਸੁਤਿਆ ਹੋਸ਼ ਆਈ ਕੁਲ ਰਾਹ ਦਾ ਦੁਖ ਭੁਲਾਇਆ ਸੀ। ਅੱਧੀ ਰਾਤ ਨੂੰ ਦੁਲੇ ਨੇ ਕੱਠ ਕੀਤਾ ਘੋੜਾ ਪੰਜ ਸੌ ਤੁਰਤ ਵੰਡਾਇਆ ਸੀ। ਘਰੀਂ ਜਾ ਘੋੜੇ ਸਭਨਾਂ ਬੰਨ ਲਏ ਅੱਲੀ ਸੁਤਾ ਨਾ ਮੂਲ ਜਗਾਇਆ ਸੀ। ਪਹਿਰ ਨਿਕਲੇ ਅਲੀ ਜਾਗਿਆ ਸੀ ਤਦੋਂ ਦੁਲੇ ਨੂੰ ਪਾਸ ਬੁਲਾਇਆ ਸੀ। ਭਾਈ ਅਸਾਂ ਨੂੰ ਟੋਰ ਸਿਤਾਬ ਕੰਰਕੇ ਅਲੀ ਆਖਕੇ ਇਹ ਫੁਰਮਾਇਆ ਸੀ। ਦੁਲਾ ਆਖਦਾ ਇਹ ਕੀਬੋਲਿਆਂ ਤੋਂ ਘੋੜੇ ਕਦੋਂ ਤੂੰ ਏਥੇ ਲਿਆਇਆ ਸੀ। ਅਸਾਂ ਟੈਹਲ ਕੀਤੀ ਤੇਰੀ ਦਿਲੋਂ ਲਾਕੇ, ਉਲਟਾ ਸਾਨੂੰ ਤੂੰ ਚੇਰ ਬਨਾਇਆ ਸੀ। ਭਲਾ ਚਾਹੋਂ ਤਾਂ ਉਠ ਕੇ ਜਾ ਏਥੋਂ, ਅਸਾਂ ਤੈਨੂੰ ਇਹ ਆਖ ਸੁਨਾਇਆ ਸੀ। ਅਲੀ ਆਖਦਾ ਕਰਾਂ ਫਰਿਆਦ ਤੇਰੀ, ਮੇਰੇ ਨਾਲ ਤੈਂ ਜੁਲਮ ਕਮਾਇਆ ਸੀ ਅਕਬਰ ਬਾਦਸ਼ਾਹ ਨੂੰ ਨਹੀਂ ਜਾਨਦਾ ਤੂੰ, ਬਾਪ ਦਾਦਾ ਜਿਨ ਮਾਰ ਮੁਕਾਇਆ ਸੀ। ਕਿਸਨ ਸਿੰਘ ਜਾਂ ਏਤਨੀ ਗਲ ਆਖੀ, ਧਕੇ ਮਾਰ ਘਰੋਂ ਕਢਾਯਾ ਸੀ।

ਅਲੀ ਸੁਦਾਗਰ ਨੇ ਦੂਲੇ ਤੇ ਬਾਦਸ਼ਾਹ ਦਾ ਡਰ ਦੇਣਾ—ਕੇਰੜਾ ਡੁ

ਅਲੀ ਕਹੇ ਦੁਲਿਆ ਤੂੰ ਹੋਸ਼ ਕਰ ਓਇ। ਦਿਲ ਵਿਚ ਸ਼ਾਹ ਦਾ ਖਿਆਲ ਕਰ ਓਇ। ਬਾਪ ਦਾਦਾ ਜਿੰਨ ਤੇਰਾ ਹੈਸੀ ਵਛਿਆਂ ਅਕਬਰ ਸ਼ਾਹ ਨੂੰ ਭੁਲਾਏ ਛੱਡਿਆ। ਚੰਗੀ ਜੇ ਤੂੰ ਕਰੋਂ ਸਾਡੇ ਘੋੜੇ ਛੋਡ ਦੇ। ਸਾਜ ਤੇ ਸਮਾਨ ਸਾਰਾ ਸਾਨੂੰ ਮੋੜ ਦੋ। ਹਾਲ ਜੇ ਮੈਂ ਸ਼ਾਹ ਨੂੰ ਸੁਨਾਏ ਛੱਡਿਆ। ਅਕਬਰ ਸ਼ਾਹ ਤੂੰ ਭੁਲਾਏ ਛੱਡਿਆ। ਪਹਿਲੇ ਜਿਵੇਂ ਕੀਤੀਆਂ ਸੀ ਖੂਬ ਖਾਤਰਾਂ ਫੇਰ ਕਿਉਂ ਲਾਈਆਂ ਸਾਡੇ ਉਤੇ ਕਤਾਰਾਂ। ਦਿਲ ਸਾਰਾ ਸਾਡਾ ਤੈਂ ਖਪਾਏ

ਛਡਿਆ; ਅਕਬਰ ਸ਼ਾਹ ਤੂੰ ਭੁਲਾਏ ਛਡਿਆ। ਕਿਉਂ ਨਾ ਦੁਲਿਆ
ਤੂੰ ਸਾਡੇ ਘੋੜੇ ਮੋੜਦਾ। ਨਾਲ ਬਾਦਸ਼ਾਹ ਦੇ ਤੂ ਮਥਾ ਜੋੜਦਾ।
ਅਜ ਕਲ ਜਿਮੀਂ ਵਿਚ ਜਾਸੈਂ ਗਡਿਆ; ਅਕਬਰ ਸ਼ਾਹ ਤੂੰ
ਭੁਲਾਏ ਛਡਿਆ। ਬਾਰ ਬਾਰ ਤੇਰੇ ਅਗੇ ਹਥ ਜੋੜਦਾ। ਦੁਲਿਆ
ਤੂੰ ਜਾਨ ਜੇ ਭਲਾ ਲੋੜਦਾ। ਕਿਸ਼ਨ ਸਿੰਘ ਤੈਨੂੰ ਮੈਂ ਸੁਨਾਏ
ਛਡਿਆ। ਅਕਬਰ ਸ਼ਾਹ ਤੂੰ ਭਲਾਇ ਛਡਿਆ।

ਦੁਲੇ ਦਾ ਜਵਾਬ (ਕੋਰੜਾ ਛੰਦ)

ਅਕਬਰ ਬਾਦਸ਼ਾਹ ਤੋਂ ਮੈਂ ਨਹੀਂ ਡਰਦਾ। ਬਦੀਆਂ ਸੁਦਾਗਰਾਂ
ਮੈਂ ਨਹੀਂ ਕਰਦਾ। ਸ਼ਾਹ ਨੂੰ ਸੁਨਾਈ ਲਾਹੌਰ ਜਾਇਕੇ। ਫੜੇ
ਬਾਦਸ਼ਾਹ ਮੈਨੂੰ ਸ਼ਤਾਬੀ ਆਇਕੇ। ਲਾ ਲੈ ਜੋਰ ਜੋਹੜਾ ਤੇਰੇ ਪਾਸੋਂ
ਲਗਦਾ। ਆਖੀ ਦੁਲਾ ਧਾੜਵੀ ਜਹਾਨ ਠਗਦਾ। ਜਾਵੇਂ ਅਜ ਮੇਰੇ
ਪਾਸੋਂ ਧਕੇ ਖਾਇਕੇ। ਫੜੇ ਬਾਦਸ਼ਾਹ ਮੈਨੂੰ ਸ਼ਤਾਬੀ ਆਇਕੇ।
ਉਠ ਜਾ ਸ਼ਤਾਬੀ ਨਹੀਂ ਸਿਰ ਢੱਢਦਾ; ਜੀਵਦਾ ਮੈਂ ਤੈਨੂੰ ਹੁਣ
ਨਹੀਂ ਛੱਡਦਾ; ਕੈਦ ਤੈਨੂੰ ਕਰਾਂ ਮੈਂ ਜੰਜ਼ੀਰ ਪਾਇਕੇ। ਫੜੇ ਮੈਨੂੰ
ਬਾਦਸ਼ਾਹ ਸ਼ਤਾਬੀ ਆਇਕੇ। ਪੰਜ ਸਤ ਕਸਕੇ ਚਪੇੜਾਂ ਮਾਰਦਾ।
ਖੜਾ ਏਥੇ ਕਾਸ ਨੂੰ ਦਲੀਲਾਂ ਧਾਰਦਾ। ਜਾ ਤੂ ਲਾਹੌਰ ਵਿਚ ਅਜ
ਧਾਇਕੇ। ਫੜੇ ਮੈਨੂੰ ਬਾਦਸ਼ਾਹ ਛਤਾਬੀ ਆਇਕੇ। ਸਾਡੇ ਪਾਸ
ਸ਼ਾਹ ਦਾ ਤੂ ਜੋਰ ਦਸਦਾ। ਜਾਨ ਤੂਬਰਾ ਕੇ ਏਥੋਂ ਨਹੀਂ ਨਸਦਾ।
ਏਹੋ ਗਲ ਤੈਨੂੰ ਆਖਦਾ ਸੁਨਾਇਕੇ। ਫੜੇ ਮੈਨੂੰ ਬਾਦਸ਼ਾਹ ਛਤਾਬੀ
ਆਇਕੇ। ਧੱਕੇ ਦੇ ਅਲੀ ਪਿੰਡੀ ਵਿਚੋਂ ਕਢਦਾ। ਵਾਸਤੇਜਾਂ ਪਾਏ
ਓਹਨੂੰ ਤਦੋਂ ਛੱਡਦਾ। ਜਾਵੀਂ ਤੂ ਕਿਸ਼ਨ ਸਿੰਘ ਪੈਰ ਚਾਇਕੇ।
ਫੜੇ ਮੈਨੂੰ ਬਾਦਸ਼ਾਹ ਸ਼ਤਾਬੀ ਆਇਕੇ।

ਅਕਬਰ ਬਾਦਸ਼ਾਹ ਕੌਲ ਅਲੀ ਨੇ ਸ਼ਕਾਇਤ ਕਰਨੀ
ਅਤੇ ਸੇਖ ਨੇ ਸਿਫਾਰਸ਼ ਕਰਨੀ ਦੁਲੇ ਦੀ

ਅਲੀ ਵਿਚ ਲਾਹੌਰ ਦੇ ਜਾਇਕੇ ਤੇ, ਦੂਰੋਂ ਹਾਲ ਹੀ ਹਾਲ
ਪੁਕਾਰਦਾ ਹੈ। ਹਾਇ ਬਾਦਸ਼ਾਹ ਸੁਣੀ ਫਰਿਆਦ ਮੇਰੀ, ਅਲੀ

ਪਿਟਦਾ ਮਥਾ ਪਟਕਾਰਦਾ ਹੈ। ਦੁਲਾ ਲੁਟਦਾ ਰਾਹੀਂਅਂ ਪਾਂਧੀਅਂ
ਨੂੰ ਨਾਲੇ ਲੁਟਦਾ ਤੇ ਨਾਲੇ ਮਾਰਦਾ ਹੈ। ਪੈਦਾ ਪਿੰਡ 'ਚ ਆਫਤਾਬ
ਹੋਇਆ ਜੇਹੜੇ ਨਿਤ ਹੀ ਖੂਨ ਗੁਜਾਰਦਾ ਹੈ। ਪਿੰਡੀ ਵਿਚ ਓਹ
ਬਾਦਸ਼ਾਹ ਹੋਏ ਬੈਠਾ ਦਿਲ ਰਤੀ ਨਾ ਖੌਫ਼ ਸਰਕਾਰ ਦਾ ਹੈ।

ਸੁਣੀ ਸ਼ਾਹ ਨੇ ਜਾਂ ਛਰਿਆਦ ਉਸਦੀ ਗੁਸਾ ਦਿਲਦੇਵਿਚ ਓਹ
ਧਾਰਦਾ ਹੈ। ਕੋਲੋਂ ਉਠ ਸ਼ਹਿਜਾਦੇ ਨੇ ਅਰਜ਼ ਕੀਤੀ ਏਵੇਂ
ਕੂੜ ਸ਼ਾਹ ਏਹ ਪਿਆ ਮਾਰਦਾ ਹੈ। ਜਦੋਂ ਸੇਖੋਂ ਦੀ ਸ਼ਾਹ
ਨੇ ਗਲ ਸੁਣੀ ਫੇਰ ਦਿਲ ਤੋਂ ਗੁਸੇ ਨੂੰ ਮਾਰਦਾ ਹੈ। ਤਰਫ਼ ਅਲੀ
ਦੇ ਕੁਝ ਨ ਗੌਰ ਕੀਤਾ ਦਿਲੋਂ ਸਮਝਿਆ ਝਖ ਏਹ ਮਾਰਦਾ ਹੈ।
ਅਲੀ ਵੈਹਣ ਦੇ ਗਮ ਥੀਂ ਹੋਇਆ ਪੀਲਾ ਜਿਵੇਂ ਹੋਵਦਾ ਰੰਗ
ਵਿਸਾਰ ਦਾ ਹੈ ਕਿਸ਼ਨ ਸਿੰਘ ਕੀ ਕਿਸੇ ਨੂੰ ਦੌਸ ਦੇਣਾ ਧੁਰੋਂ
ਲਿਖੀ ਨੂੰ ਕੈਣ ਟਾਲਦਾ ਹੈ।

ਧਨ ਦੀਆਂ ਲਦੀਆਂ ਹੋਈਆਂ ਖਰਚਾਂ ਮੇਦੇ ਸਾਹੂਕਾਰ ਦੀਆਂ ਦੁਲੇ ਨੇ
ਲੁਟ ਲਈਆਂ ਜਗ ਵਿਚ ਸੋਰ ਸਚਨਾ

ਸਾਹੂਕਾਰ ਹੈਸੀ ਲਾਹੌਰ ਅੰਦਰ ਨਿਤ ਕਰੇ ਬਿਉਪਾਰ ਦਾ ਕੰਮ
ਬੇਲੀ। ਧੰਨ ਮਾਲ ਦੀ ਕੋਈ ਪਰਵਾਹ ਨਹੀਂ ਕਿਸੀ ਬਾਤ ਦਾ ਰਤੀ
ਨਾ ਗਮ ਬੇਲੀ। ਦਿਲ ਵਿਚ ਨਿਜਾਦ ਇਹ ਧਾਰ ਲੀਤਾ ਲਦੇ
ਖਰਚਾਂ ਧਨ ਤੇ ਦਮ ਬੇਲੀ। ਕੀਤੀ ਮੇਦੇ ਨੇ ਇਹ ਦਲੀਲ ਯਾਰੋਂ
ਮੁੜਨਾ ਤਦੋਂ ਜਾਂ ਹੋਵਨ ਤੁਮ ਬੇਲੀ। ਪੈਹਲੀ ਮੰਜ਼ਲ ਨਾ ਦੂਰ
ਦੀ ਵਾਟ ਕਰਨੀ ਅਜ ਵਿਚ ਪਿੰਡੀ ਲੈ ਬੇਲੀ। ਪਹਿਲੀ
ਰਾਤ ਅਗਾਮ ਦੇ ਨਾਲ ਕਟੀ ਜੇ ਕਦੀ ਨਾ ਹੋਗ ਫਿਰ ਅਮਲ ਬੇਲੀ
ਤੁਲੇ ਸ਼ਾਮੀਂ ਤੇ ਰਾਤ ਨੂੰ ਗਾਏ ਪਿੰਡੀ ਮੇਦਾ ਜਾਂਵਦਾ ਈ ਛਮ ਛਮ
ਬੇਲੀ। ਨਾਲੇ ਦਿਲ ਦੇ ਨਾਲ ਮਿਲਾਪ ਕੀਤਾ ਖੁਸ਼ੀ ਹੋਏ ਮਿਲਦੇ
ਦਮ ਦਮ ਬੇਲੀ। ਮੇਦਾ ਆਖਦਾ ਕੱਟਨੀ ਰਾਤ ਏਸੇ ਦੁਲਾ ਬੋਲਦਾ
ਜਮ ਜਮ ਬੇਲੀ। ਖਤਰਾ ਖੌਫ਼ ਨਾ ਦਿਲ ਵਿਚ ਕਰਨਾ ਕਿਸੇ ਗਲ ਦਾ
ਨਹੀਂ ਦਮ ਬੇਲੀ। ਕੀਤੀ ਟਹਿਲ ਤਵਾਜਿਆ ਬਹੁਤ ਸਾਰੀ ਦੇਵੇ

ਬਿਸਤਰੇ ਬਹੁਤ ਹੀ ਤੁਮ ਬੇਲੀ । ਸਾਰੇ ਪਏ ਅਰਾਮ ਬੇਖਬਰ ਹੋਕੇ
ਦੁਲਾ ਧਨ ਸਾਰਾ ਕਰੇ ਜੰਮ ਬੇਲੀ । ਧਨ ਵਿਚ ਖਜ਼ਾਨੇ ਦੇ ਜਮਾਂ
ਕਰੇ ਦੁਲਾ ਹੋ ਗਿਆ ਤੁਰਤ ਬੇ ਗਮ ਬੇਲੀ । ਨਾਲੇ ਖਚਰਾਂ ਕੁਲ
ਛਪਾਈਆਂ ਸੀ ਨਿਕਲ ਸਕੇ ਨਾ ਖੋਜ ਪਸਮ ਬੇਲੀ । ਸੁਭਾਸਾਰ
ਹੋਈ ਉਠ ਕਹੇ ਮੇਦਾ ਵਾਹ ਦੁਲਿਆ ਨਿਤ ਜਮ ਬੇਲੀ । ਤੇਰੀ
ਜਗਾ ਤੇ ਬਹੁਤ ਅਰਾਮ ਕੀਤਾ ਦਿਲੋਂ ਟਾਲਕੇਕੁਲ ਭਰਮ ਬੇਲੀ ।
ਹੁਣ ਟੋਰਸਾਨੂੰਸਾਡਾ ਪੰਧ ਲੰਮਾ ਹੁਣ ਜਰਾਨਾ ਕਰੋ ਸਲਾਮ ਬੇਲੀ ।
ਦਿਓ ਮਾਲ ਸਾਡਾ ਤੋਰੋ ਖੁਸ਼ੀ ਹੋ ਕੇ ਝਟ ਆਵੇ ਫਿਰਹਮ ਬੇਲੀ ।
ਜਦੋਂ ਕਢ ਨਫਾ ਮੁੜ ਆਵਾਂਗੇ ਮੁੜ ਪਿੰਡ ਵਿਚ ਬਲਮ ਬੇਲੀ ।
ਦੁਲਾ ਆਖਦਾ ਟੁਰ ਸ਼ਤਾਬ ਸ਼ਾਹ ਜੀ । ਅਸੀਂ ਰਬ ਦੇ ਮੂਲ ਨ
ਥਮ ਬੇਲੀ । ਐਪਰ ਮਾਲ ਕੈਸਾ ਸਾਬੋਂ ਮੰਗਦੇ ਹੋ ਕੇਹੜੇ ਵੇਚੀ
ਸੀ ਏਬੋਂ ਗੰਦਮ ਬੇਲੀ । ਜਾਂ ਕੋਈ ਬਹੀ ਹਿਸਾਬ ਦੇ ਨਾਲ ਸਾਡੇ
ਜਿਹੜੇ ਲਕੇ ਤੋਂ ਕਰੇ ਤੁਵੰਮ ਬੇਲੀ ਮੇਦਾਆਖਦਾ ਕੂਕਕੇ ਦੁਲਿਆ
ਵੇ ਖਾਹ ਮਾਰ ਜਾਕੇ ਪਵੇ ਕੰਮ ਬੇਲੀ । ਕਰੇਂਠੱਗੀਆਂ ਕੰਮਹਰਾਮੀਆਂ
ਦੇ ਅਕਬਰ ਨਜ਼ਰ ਨਾ ਆਵਦਾ ਜਮ ਬੇਲੀ । ਬਾਪ ਦਾਦਿਆਂ
ਨਾਲ ਜੋਏਂ ਕੀਤੀ ਨਾਲ ਭੂਸ ਭਰੇ ਤੇਰਾ ਚਮ ਬੇਲੀ । ਮੇਦਾ ਮੁਖ
ਬੀ ਬਾਤ ਇਹ ਬੋਲਿਆ ਜਾਂ ਦਾੜ੍ਹੀ ਮੁਛ ਕਟੀ ਇਕ ਦਮ ਬੇਲੀ ।
ਨਾਲੇ ਆਖਦਾ ਜੋਰ ਲਗਾਇ ਸਾਰਾ ਦਿਲ ਮੂਲ ਨਾਂ ਰਖੇ ਭਰਮ
ਬੇਲੀ ਕਿਸ਼ਨ ਸਿੰਘ ਤੂ ਬੋਲ ਨੂੰ ਕਰ ਪੂਰਾ ਜੇਕਰ ਤੈਨੂੰ ਹੈ ਕੁਝ
ਸ਼ੁਰਮ ਬੇਲੀ । ਮੇਦੇ ਨੇ ਦੁਲੇ ਨੂੰ ਅਕਬਰ ਦਾ ਡਰ ਦੇਣਾ

ਕੋਰੜਾ ਛੰਦ-ਧਨ ਜਦੋਂ ਮੇਦੇ ਦਾ ਸਾਰਾ ਖੋਹ ਲਿਆ । ਪਿੱਟ ਪਿੱਟ
ਬੋਦੀਆਂ ਬਬੋਰਾ ਰੋ ਲਇਆ । ਰੋਂਦਾ ਹੈ ਜਾਰੋ ਜਾਰ ਹਾਇਦੁਲਿਆ ।
ਅਕਬਰ ਬਾਦਸ਼ਾਹ ਹੈ ਤੈਨੂੰ ਭੁਲਿਆ । ਦੇ ਧਨ ਮੇਗਾ ਮੈਂ ਬੁਖਾਰੇ
ਜਾਵਨਾ । ਕਰਕੇ ਬਿਉਪਾਰ ਫਿਰ ਏਬੇ ਆਵਨਾ । ਪਿੰਡੀ ਆਕੇ
ਜਾਣਾ ਮੇਰੇ ਸਿਰ ਝੁਲਿਆ । ਅਕਬਰ ਬਾਦਸ਼ਾਹ ਹੈ ਤੈਨੂੰ ਭੁਲਿਆ ।
ਮੇਰੇ ਨਾਲ ਵੈਰਤੇਰਾ ਈ ਕਦੋਂ ਕੁ ਦਾ । ਕਛਿਆ ਤੂ ਖਵਰੇ ਜਿਹੜਾ

ਈ ਚਰੋਕਣਾ। ਪਿੱਟ ਪਿੱਟ ਅੱਖੀਆਂ ਤੇ ਨੀਰ ਭੁਲਿਆ। ਅਕਬਰ ਬਾਦਸ਼ਾਹ ਹੈਤੈਨੂੰ ਭੁਲਿਆ ਕਿਸ ਗਲੋਂ ਦੁਲਿਆ ਤੂ ਮੈਨੂੰ ਲੁਟਿਆ। ਹਾਲ ਨਾ ਕਦੇ ਮੈਂ ਤੇਰੇ ਉਤੇ ਸੁਟਿਆ। ਤੇਰੀ ਇਹ ਜਵਾਨੀ ਚੰਗੀ ਕਰੋਂ ਮੇਰਾ ਸਾਰਾ ਧਨ ਮੋੜਦੇ। ਨਹੀਂ ਤੇਰਾ ਕੋੜਮਾਕਬੀਲਾ ਰੋੜ੍ਹਦੋਕਾਲ ਦਾ ਨਗਾਰਾ ਤੇ ਸਿਰ ਝੁਲਿਆ। ਅਕਬਰ ਬਾਦਸ਼ਾਹ ਹੈ ਤੈਨੂੰ ਭੁਲਿਆ। ਕਰਾਂ ਜਾ ਪੁਕਾਰ ਲਾਹੌਰ ਜਾ ਕੇ। ਫੌਜਾਂ ਤੈਨੂੰ ਹੈ ਤੈਨੂੰ ਭੁਲਿਆ। ਕਰਾਂ ਦਾ ਪੁਕਾਰ ਮੈਂ ਲਾਹੌਰ ਜਾ ਕੋਫੌਜਾਂ ਤੈਨੂੰ ਬੰਨੂ ਲੈਣ ਏਥੇ ਆ ਕੇ। ਨਿਤ ਤੇ ਕਿਸ਼ਨ ਸਿੰਘ ਫਿਰੇ ਭੁਲਿਆ। ਅਕਬਰ ਬਾਦਸ਼ਾਹ ਹੈ ਤੈਨੂੰ ਭੁਲਿਆ।

ਜੁਆਬ ਦੁਲੇ ਦਾ ਮੇਦੇ ਨੂੰ (ਕੋਰੜਾ ਛੰਦ)

ਮੇਦੇ ਨੇ ਸੁਣਾਈਆਂ ਦੁਲੇ ਤਾਈਂਬਾਣੀਆਂ। ਤੁਰਤ ਨਿਕਾਲੇ ਦੁਲਾ ਤੀਰ ਕਾਨੀਆਂ। ਮੁਨੀ ਦਾੜ੍ਹੀ ਮੁਛਾਂ ਨਾਲੇ ਹੈ ਸੁਨਾਂਵਦਾ। ਜਿਹੜਾ ਕਿਹੜਾ ਸਾਲਾ ਬਾਦਸ਼ਾਹ ਦਾ ਆਂਵਦਾ। ਘਲਦੇ ਸ਼ਤਾਬੀ ਬਾਦਸ਼ਾਹ ਨੂੰ ਜਾਇਕੇ ਬੰਨਲਵੇਦੁਲੇਨੂੰ ਸ਼ਤਾਬੀ ਆਇਕੇ। ਲਾਵੀਂ ਜਾਕੇ ਜ਼ੋਰ ਸਾਰਾ ਮਨ ਭਾਉਂਦਾ ਜਿਹੜਾ ਕਿਹੜਾ ਸਾਲਾ ਬਾਦਸ਼ਾਹ ਦਾ ਆਂਵਦਾ। ਉਠ ਜਾ ਸ਼ਤਾਬੀ ਜੇ ਤੂ ਜਾਨ ਲੋੜਦਾ। ਹਡੀ ਹਡੀ ਤੇਰੀ ਨਹੀਂ ਤੇ ਅਜ ਤੋੜਦਾ। ਕਿਸੇ ਲਈ ਬਾਦਸ਼ਾਹ ਨੂੰ ਨਹੀਂ ਬੋਲਦਾ। ਜਿਹੜਾ ਕਿਹੜਾ ਸਾਲਾ ਬਾਦਸ਼ਾਹ ਦਾ ਆਂਵਦਾ ਸਾਡਾ ਵਲ ਨਜ਼ਰਾਂ ਕਰੇਂਦਾ ਮੈਲੀਆ। ਏਥੇ ਆਕੇ ਮੇਰੇ ਕੋਲੋਂ ਮੰਗੇ ਬੈਲੀਆਂ। ਭਲੀ ਪਤ ਨਾਲ ਏਥੋਂ ਨਹੀਂ ਜਾਂਵਦਾ। ਜਿਹੜਾ ਕਿਹੜਾ ਸਾਲਾ ਬਾਦਸ਼ਾਹ ਦਾ ਆਂਵਦਾ। ਲੈ ਕੇ ਜਾਵੇ ਮੇਰੇ ਕੋਲੋਂ ਅਜ ਬੋਰੀਆਂ। ਬੋਲਿਆ ਹੈ ਫਿਰ ਕਟ ਕਰਾਂ ਪੂਰੀਆ। ਮੇਰੇ ਪਾਸ ਨਾਮ ਬਾਦਸ਼ਾਹ ਦਾ ਗਾਂਵਦਾ। ਜਿਹੜਾ ਕਿਹੜਾ ਸਾਲਾ ਬਾਦਸ਼ਾਹ ਦਾ ਆਂਵਦਾ। ਪਟੀਆਂ ਜਾਂ ਬੋਦੀਆਂ ਮੇਦਾ ਸੀ ਰੋਂਵਦਾ। ਭਜਾ ਜਾਂਦਾ ਖਤਰੀ ਸੀ ਵੱਡਾ ਸੋਂਹਵਦਾ। ਕਿਸ਼ਨ ਸਿੰਘ ਤਰਫ ਲਾਹੌਰ ਧਾਂਵਦਾ। ਜਿਹੜਾ ਕਿਹੜਾ ਸਾਲਾ ਬਾਦਸ਼ਾਹ ਦਾ ਆਂਵਦਾ।

ਮੇਦੇ ਪਿਟਦਾ ੨ ਬੋਦਿਆਂ ਨੂੰ ਗਿਆ ਵਿਚ ਦਰਬਾਰ ਸਭ
ਖੋਇਕੇ ਤੇ ਹਾਏ ਸ਼ਾਹ ਮੈਨੂੰ ਦੁਲੇ ਲੁਟ ਲਿਆ ਕੀਤੀ ਹਾਲ ਹੀ
ਹਾਲ ਹੈ ਰੋਇਕੇ ਤੇ । ਰਾਤੀ ਕੀਤੀ ਤੁਆਜ਼ਿਆ ਬਹੁਤ ਡਾਢੀ
ਅਸੀਂ ਉਠੇ ਸਵੇਰ ਜਾਂ ਸੋਇਕੇ ਤੇ । ਅਸਾਂ ਦਿਤੀਆਂ ਮਾਲ ਜਾਂ
ਮੰਗਿਆ ਸੀ ਦਾੜ੍ਹੀ ਮੁਛ ਕਟੀ ਹਥ ਧੋਇਕੇ ਤੇ । ਮੇਰਾ ਹਾਲ ਤੂ ਦੇਖ
ਲੈ ਬਾਦਸ਼ਾਹਾ ਅਰਜ ਕਰੇ ਦਰਬਾਰ ਖਲੋਇਕੇ ਤੇ । ਕਿਸ਼ਨ ਸਿੰਘ
ਪਰ ਅਲੀ ਦੇ ਵਾਂਗ ਮੇਦਾ ਬੰਨਾ ਦਾਦ ਹਥ ਧੋਇਕੇ ਤੇ ।

ਬੇਗਮ ਨੇ ਹਜ ਕਰਨ ਜਾਣਾ ਅਤੇ ਦੁਲੇ ਕੋਲ ਠਹਿਰਨਾ ਅਤੇ ਧਨ ਗੁਵਾ ਦੇਣਾ

ਬੇਗਮ ਬੋਲੀ ਸ਼ਾਹ ਤਾਈਂ ਦੁਨੀਆਂ ਕਾਬੇ ਦੇ ਹੱਜਨੂੰ ਜਾਂਵਦੀ ਏ ।
ਕਰਾਂ ਹੱਜ ਮੈਂ ਭੀ ਨੀਯਤ ਧਰਕੇ ਤੇ ਇਹ ਦਿਲ ਮੇਰੇ ਵਿਚ
ਆਂਵਦੀ ਏ । ਅਕਬਰ ਆਖਦਾ ਕੰਮ ਸੁਆਬ ਦਾ ਹੈ ਤੁਰਤ ਕਰਦਾ
ਏ ਤਬਾ ਜੋ ਚਾਂਵਦੀ ਏ । ਬੇਗਮ ਸ਼ਾਹ ਦੇ ਨਾਲ ਸਲਾਹ ਕਰਕੇ
ਝੱਟ ਕੂਚ ਸਮਾਨ ਕਸਾਂਵਦੀ ਏ । ਖੇਮੇ ਤੰਬੂ ਦੇ ਸਾਜ਼ ਸਮਾਨ ਸਾਰੇ
ਉਠਾਂ ਤੇ ਭਾਰ ਲਦਾਂਵਦੀ ਏ । ਹੋਰ ਖੈਰ ਖੈਰਾਤਵੀ ਕਰਨ ਖਾਤਰ
ਕਈ ਖਚਰਾਂ ਧਨ ਲੈ ਜਾਂਵਦੀ ਏ । ਬਹੁਤ ਨੌਕਰਾਂ ਚਾਕਰਾਂ ਸੰਗ
ਲੈ ਕੇ ਵਕਤ ਸ਼ਾਮ ਦੇ ਵਾਗ ਉਠਾਂਵਦੀ ਏ । ਵਿਚ ਰਾਹ ਦੇ ਨੌਕਰਾਂ
ਸਾਰਿਆਂ ਨੂੰ ਪਿੰਡੀ ਰਹਿਣ ਦਾ ਹੁਕਮ ਸੁਣਾਂਵਦੀ ਏ । ਅਜ ਦੁਲੇ
ਦੇ ਪਾਸ ਅਰਾਮ ਕਰਨਾ ਏਹ ਬਾਤ ਮੇਰੇ ਮਨ ਭਵਦੀ ਏ । ਤਿੰਨ
ਕੋਸ ਰਹਿਆ ਪਿੰਡੀ ਸ਼ਹਿਰ ਜਦੋਂ ਇਕ ਨਫਰ ਨੂੰ ਅਗੇ ਦੁੜਾਂ-
ਵਦੀ ਏ । ਜਾ ਦੁਲੇ ਨੂੰ ਮੇਰਾ ਸਵਾਲ ਕਹਿਣਾ ਬੇਗਮ ਨਫਰ ਨੂੰ
ਖੂਬ ਸਮਝਾਂਵਦੀ ਏ । ਆਖੀਂ ਦੁਲੇ ਨੂੰ ਏਥੇ ਮਕਾਮ ਕਰਨਾ
ਬੇਗਮ ਕਾਬੇ ਦੇ ਹੱਜ ਨੂੰ ਜਾਂਵਦੀ ਏ । ਕੀਤੀ ਖਬਰ ਜਾਂ ਦੁਲੇ ਨੂੰ
ਨਫਰ ਜਾਕੇ ਖੁਸ਼ੀ ਦੁਲੇ ਦੇ ਦਿਲ ਵਿਚ ਆਂਵਦੀ ਏ । ਕਹੋ ਵਾਹ
ਧੰਨ ਭਾਗ ਸਾਡੇ ਬੇਗਮ ਕਦਮ ਜਦ ਪਿੰਡ ਵਿਚ ਪਾਂਵਦੀ ਏ ।
ਇਕ ਜਗਾ ਬਤਾਂਵਦਾ ਨਫਰ ਤਾਈਂ ਸੁਦਰ ਖੂਬ ਹੀ ਜੇਹੜੀ

ਸੁਹਾਂਵਦੀ ਏ। ਦੁਲਾ ਆਖਦਾ ਕਰਾਂਗੇ ਅਸੀਂ ਖਾਣਾ ਤੈਨੂੰ ਬੇਗਮ
ਕੀ ਹੁਕਮ ਸੁਨਾਂਵਦੀ ਏ। ਨਫਰ ਆਖਦਾ ਲੋੜ ਮਕਾਨ ਦੀ ਜੇ
ਜਾਂਦੀ ਹਜ ਨੂੰ ਆਪਣਾ ਖਾਂਵਦੀ ਏ। ਕੁਲ ਆਪਣੇ ਪਲੇ ਦਾ
ਖਰਚ ਕਰਦੀ ਨਾਲੇ ਭੀਖੀਆਂ ਤੁਆਮ ਅਲਾਂਵਦੀ ਏ। ਦੁਲਾ
ਆਖਦਾ ਕੰਮ ਸੁਆਬ ਦਾ ਏ ਕਰੇ ਸੋਈ ਜੋ ਰਬ ਭਾਂਵਦੀ ਏ। ਬੇਗਮ
ਦੇਖਿਆ ਆਕੇ ਸ਼ਹਿਰ ਪਿੰਡੀ ਰਹੁਓਸਦੀ ਖੁਸ਼ ਹੋ ਜਾਂਵਦੀ
ਏ। ਸੇਵਾ ਦੁਲੇ ਨੇ ਇਨ੍ਹਾਂ ਦੀ ਬਹੁਤ ਕੀਤੀ ਬੇਗਮ ਸਦਕੇਪਾਸ
ਬਤਾਂਵਦੀ ਏ। ਰਖਾਂ ਨਿਤ ਮੈਂ ਬੱਚਾ ਪਾਸ ਤੈਨੂੰ ਮੇਰੀ ਤਬਾ ਇਹ
ਦਿਲਦੀ ਚਾਂਵਦੀ ਏ। ਥੋੜੀ ਦੇਰ ਜਦੋਂ ਬਾਤ ਚੀਤ ਹੋਈ
ਦੁਲਾ ਆਖਦਾ ਨੀਂਦ ਅਕਾਂਵਦੀ ਏ। ਬੇਗਮ ਟੋਰਕੇ ਦੁਲੇ ਨੂੰ ਫਿਰ
ਪਿਛੋਂ ਸਭ ਨੌਕਰਾਂ ਆਖ ਸੁਨਾਂਵਦੀ ਏ। ਕਰੋ ਸਭ ਅਰਾਮ ਨਾ
ਫਿਕਰ ਰੱਤੀ ਏਥੇ ਉਪਰੀ ਚੜ੍ਹ ਨਾ ਆਂਵਦੀ ਏ। ਕਹੇ ਉਸਦੇ ਸਭ
ਬੇਵਕਫ਼ ਬੰਨ ਹੋਏ ਨਾਲੇ ਆਪ ਭੀ ਖੂਬ ਸੌ ਜਾਂਵਦੀ ਏ। ਅਧੀ
ਰਾਤ ਨੂੰ ਦੁਲੇ ਦੀ ਫੌਜ ਆਕੇ ਧਨ ਉਸਦਾ ਕੁਲ ਉਠਾਂਵਦੀ ਏ।
ਕਿਸ਼ਨ ਸਿੰਘ ਬੇਗਮ ਚਲ੍ਹੀ ਤਰਫ਼ ਮਕੇ ਪਿੰਡੀ ਆਇਕੇ ਮੁੰਡ
ਮੁੰਡਾਵਦੀ ਏ।

ਜਦੋਂ ਬੇਗਮ ਦਾ ਲੁਟਿਆ ਧਨ ਸਾਰਾ ਤਦੋਂ ਤੋਬਾ ਹੀ ਤੋਬਾ
ਪੁਕ ਰਦੀ ਏ। ਦਕਾਂ ਮਾ ਦੇ ਨਾਲ ਨਾ ਕੋਈ ਕਰਦਾ ਸਾਕ ਸੇਖ
ਦਾ ਤੁਧ ਚਿਤਾਰਦੀ ਏ। ਅਸੀਂ ਕਾਬੇ ਦੇ ਹਜ਼ ਨੂੰ ਜਾਂਵਦੇ ਹਾਂ
ਸਭ ਭੇਟ ਏਹ ਸਚੇ ਦਰਬਾਰ ਦੀ ਏ। ਤੈਨੂੰ ਲੋੜ ਜੇ ਧਨ ਦੀ ਹੋਵੇ
ਬੱਸਾ ਮੈਥੋਂ ਮੰਗੇ ਇਹ ਬੋਲ ਉਚਾਰਦੀ ਏ। ਦੁਲਾ ਆਖਦਾ ਭਲੇ
ਦਾ ਵਕਤ ਨਾਹੀਂ ਕੀਤੀ ਟੈਹਲ ਤੇ ਤੋਹਮਤਾ ਮਾਰਦੀ ਏ। ਜਦੋਂ
ਦੁਲੇ ਨੇ ਸਾਫ ਜਵਾਬ ਦਿਤਾ ਫਿਰ ਹੋ ਗੁਸੇ ਉਹਨੂੰ ਤਾੜਦੀ ਏ।
ਕਿਉਂ ਵੇਂ ਦੁਲਿਆ ਕਾਫਰਾ ਕੁਫਰ ਕਰਦਾ ਕਰੀਂ ਸੋਚ ਏਹ ਮੁਲਕ
ਸਰਕਾਰ ਦੀ ਏ। ਕਿਸ਼ਨ ਸਿੰਘ ਨਾ ਮਿਲੇਗਾ ਕਖ ਮੂਲੇ ਆਵੇ ਛੈਜ
ਜਾਂ ਸ਼ਾਹ ਦਰਬਾਰ ਦੀ ਏ।

ਦੁਲੇ ਨੇ ਬੇਗਮ ਦੇ ਸਿਰ ਤੇ ਵਾਲ ਮੁੰਨ ਕੇ ਕਢਣਾ

ਜਦੋਂ ਦੁਲੇ ਨੂੰ ਇਤਨੀ ਗਾਲ ਆਖੀ ਗੁਸਾ ਮੂਲ ਨਾ ਸਾਕਾਅ
ਜਰ ਯਾਰੋ। ਚੇਹਰਾ ਲਾਲ ਤੇ ਵਖੀਆਂ ਮੜ ਰਹੀਆਂ ਸੀਨਾ
ਬੇਗਨ ਦਾ ਜਾਂਵਦਾ ਹਿਲ ਯਾਰੋ। ਦੈੜ ਕੈਂਚੀ ਹਥ ਵਿਚ ਲੈ ਕੇ
ਗੁਤ ਵਢ ਦਿਤੀ ਵਿਚ ਇਕ ਪਲ ਯਾਰੋ। ਧਕੇ ਦੇਕੇ ਸਭਨਿਕਾਲ
ਦਿਤੇ ਜਾਵੇ ਜਲਦ ਲਾਹੌਰ ਦੇ ਵੱਲ ਯਾਰੋ। ਜਾਓ ਸ਼ਾਹ ਨੂੰ ਦਸੋ
ਜਾ ਹਾਲ ਸਾਰਾ ਵਗ ਅਗ ਦੇ ਹੋਵੇ ਜਲ ਬਲ ਯਾਰੋ। ਕਿਸ਼ਨ
ਸਿੰਘਨੂੰ ਝਟ ਤਿਆਰ ਕਰਕੇ ਦੇਨਾਪਿੰਡ ਦੀ ਤਰਫ ਨੂੰ ਘਲ ਯਾਰੋ।

(ਕੋਰੜਾ ਛੰਦ)-ਦੁਲਾ ਕਹੇ ਬੱਸਾ ਬੱਸਾ ਕਾਹਨੂੰ ਬੋਲਦੀ।
ਕਾਸਨੂੰ ਸੀ ਜਾਨ ਮੇਰੇਉਤੋਂ ਘੋਲਦੀ। ਮੇਰਾ ਨਹੀਂ ਸਾਕ ਕੋਈ ਤੇਰੇ
ਨਾਲ ਨੀ। ਜਾਕੇ ਸੁਨਾਈਂ ਸ਼ਾਹ ਨੂੰ ਸਾਰਾ ਹਾਲ ਨੀ। ਹਜ ਦਾ ਜੀ
ਰਸਤਾ ਬਹੁਤ ਦੂਰ ਦਾ। ਤਾਂਹੀ ਦੁਲਾ ਤੇਰਾ ਏਥੇ ਹਜ ਪੂਰਦਾ।
ਸਭ ਦੇ ਹੀ ਨਾਮ ਤੇਰਾ ਲਾਵਾਂ ਨਾਲ ਨੀ। ਜਾਕੇ ਸੁਣਾਈਂ ਸ਼ਾਹ
ਨੂੰ ਸਾਰਾ ਹਾਲ ਨੀ। ਹੋਰ ਕੋਈ ਤੇਰੇ ਦਿਲ ਬਾਕੀ ਹੋਇ ਨੀ।
ਸੌ ਭੀ ਖੇਲਕੇ ਮੈਨੂੰ ਸੁਨਾਏ ਨੀ। ਰਸਤਾ ਸ਼ਤਾਬਦੀ ਨਹੀਂ ਜਾਕੇ
ਭਾਲ ਨੀ। ਜਾਕੇ ਸੁਨਾਈਂ ਸ਼ਾਹ ਨੂੰ ਸਾਰਾ ਹਾਲ ਨੀ। ਖਾਤਰਾਂ ਮੈਂ
ਤੇਰੀਆਂ ਨੀ ਖੂਬ ਕੀਤੀਆ। ਸ਼ਾਹਨੂੰ ਸੁਨਾਈਂ ਸਬੋਗਲਾਂ ਬੀਤੀਆਂ
ਬੈਠ ਕੇ ਤੂੰ ਏਥੇ ਵੇਲਾਂ ਨਹੀਂ ਟਲ ਨੀ। ਜਾਕੇ ਸੁਨਾਈਂ ਸ਼ਾਹ
ਨੂੰ ਸਾਰਾ ਹਾਲ ਨੀ। ਏਥੇ ਬੈਠੀ ਕਾਸਨੂੰ ਗਲਾਂ ਮਾਰਦੀ। ਸ਼ਾਹ ਦਾ
ਧਿਆਨ ਦਿਲੋਂ ਪਰਦੀ। ਇਕ ਤੈਨੂੰ ਦਸਦਾ ਮੈਂ ਹੋਰ ਚਾਲ ਨੀ। ਜਾ
ਕੇ ਸੁਨਾਈਂ ਸ਼ਾਹ ਨੂੰ ਸਾਰਾ ਹਾਲ ਨੀ ਮੁਨਕੇ ਤੇ ਗੁਤਾਂ ਦੁਲਾਂ ਹੈ
ਸੁਨਾਵਦਾ। ਬੇਗਮ ਮੈਂ ਨਿਸ਼ਾਨੀ ਇਤਨੀ ਤੈਨੂੰ ਪਾਉਂਦਾ ਆਖਦਾ
ਕਿਸ਼ਨ ਸਿੰਘ ਲੈ ਜਾ ਨਾਲ ਨੀ। ਜਾਕੇ ਸੁਨਾਈਂ ਸ਼ਾਹ ਨੂੰ ਸਾਰਾ
ਹਾਲ ਨੀ।

ਬੇਗਮ ਨੇ ਲਾਹੌਰ ਪਹੁੰਚਕੇ ਸਾਰਾ ਹਾਲ ਵਰਤਿਆ ਦਸਨਾ

ਬੇਗਮ ਗਈ ਸੀ ਕਾਬੇ ਦਾ ਹਜ ਕਰਨੇ ਆਈ ਦੁਲੇ ਤੋਂ ਝਾਟਾ
ਮਨਾਇਕੇ ਤੇ। ਕੁਲ ਸਾਜ਼ ਸਮਾਨ ਦੇ ਨਾਲ ਚਲ ਅਜ ਆਈ

ਹੈ ਸਭ ਗੁਵਾਇਕੇ ਤੇ । ਕੱਲ ਖੁਸ਼ੀ ਮਨਾਇਕੇ ਰਵਾਂ ਹੋਈ
 ਆਏ ਵੜੀ ਹੈ ਛੁਪ ਛੁਪਾਇਕੇ ਤੇ । ਜਦੋਂ ਜਾਕੇ ਮਹਿਲਾਂ ਦੇ
 ਵਿਚ ਵੜੀ ਲਵੇ ਸ਼ਾਹ ਨੂੰ ਤੁਰਤ ਬੁਲਾਇਕੇ ਤੇ । ਝਟ ਬਾਦਸ਼ਾਹ
 ਮਹਿਲਾਂ ਦੇ ਵਿਚ ਆਇਆ ਰੋਵੇ ਖੂਬ ਹੀ ਝਾਣਾ ਦਿਖਾਇਕੇ ਤੇ ।
 ਪੁਛੇ ਬਾਦਸ਼ਾਹ ਹਾਲ ਸ਼ੈਤਾਬ ਦਸੀਂ ਲਵਾਂ ਉਸਦੀ ਖਬਰ ਮੈਂ
 ਜਾਇਕੇ ਤੇ । ਤੇਰੇ ਨਾਲ ਕੀ ਬੀਤਿਆ ਹਾਲ ਬੇਗਮ ਆਖੀਂ ਕੁਲ
 ਤੂੰ ਮੈਨੂੰ ਸੁਨਾਇਕੇ ਤੇ । ਬੇਗਮ ਰੋਵਦੀ ਤੇ ਨਾਲੇ ਧੋਵਦੀ ਸੀ
 ਹਾਲ ਮੰਦੇ ਮੈਦਮ ਨੂੰ ਆਇਕੇ ਤੇ । ਦਸ ਹਾਲ ਸ਼ਾਤਾਬ ਮੈਂ ਕਰਾਂ
 ਟੋਟੇ ਜਿਸ ਮੌਜ਼ਿਆ ਤੈਨੂੰ ਦੁਖਾਇਕੇ ਤੇ । ਬੇਗਮ ਆਖਦੀ ਦੁਲੇ ਦਾ
 ਹਾਲ ਸਾਰਾ ਮੈਨੂੰ ਪਛ ਨਾ ਹੋਰ ਭੁਲਾਇਕੇ ਤੇ । ਹੋਰ ਧਨ ਮਾਲ
 ਜੋ ਨਾਲ ਮੇਰੇ ਕੁਲ ਆਈਆ ਉਥੇ ਲੁਟਾਇਕੇ ਤੇ । ਕਿਸ਼ਨ ਸਿੰਘਾ
 ਕੀ ਦੁਲੇ ਦਾ ਹਾਲ ਪੁਛੇਂ ਫੌਜ ਚਾਹੜਦੇ ਧੁਮ ਧੁਮਾਇਕੇ ਤੇ ।

ਅਕਬਰ ਬਾਦਸ਼ਾਹ ਨੇ ਸੇਖੋਂ ਨੂੰ ਬੁਲਾਕੇ ਸਰਮਿੰਦਾ ਕਰਨਾ ਅਗੇ ਸੇਖੋਂ
 ਨੇ ਅਰਜ ਕਰਨ ਮੈਂ ਆਪ ਜਾਇਕੇ ਸਾਰਾ ਹਾਲ ਦੇਖਦਾ ਹਾਂ

ਅਕਬਰ ਸੇਖੋਂ ਨੂੰ ਕੋਲ ਬੁਲਾਇਕੇ ਤੇ ਆਖੇ ਦੇਖ ਲੈ ਮਾਂ ਦਾ
 ਹਾਲ ਸਾਰਾ । ਸਿਰ ਮੁਡਕੇ ਪਿੰਡ ਚੋਂ ਕਢ ਦਿਤਾ ਨਾਲੇ ਲੁਟਿਆ
 ਧਨ ਤੇ ਮਾਲ ਸਾਲਾ । ਕਈ ਅਗੇ ਭੀ ਉਸਨੇ ਜੁਲਮ ਕੀਤ ਓਹਦਾ
 ਦੇਵੇ ਕਸੂਰ ਤੂੰ ਰਾਲ ਸਾਰਾ । ਹੁਣ ਤੁਰਤ ਮੈਂ ਫੌਜਾਂ ਨੂੰ ਚਾੜ੍ਹਦਾ ਹਾਂ
 ਸੁਟੇ ਉਸਦਾ ਕੋੜਮਾ ਗਾਲ ਸਾਰਾ । ਜੇਹੜਾ ਕਰੇ ਹਰਾਮੀਆਂ ਐਡ
 ਕਾਰੇ ਓਹਦਾ ਵਢੀਏ ਛੱਬ ਇਆਲ ਸਾਰਾ । ਹਥ ਜੋੜ ਕੇ ਸੇਖੋਂ
 ਨੇ ਅਰਜ ਕੀਤੀ ਕਹਾਂ ਅਜ ਬਿਆਨ ਸੁਆਲ ਸਾਰਾ । ਰਖ
 ਫੌਜਾਂ ਨੂੰ ਬੰਦ ਮੈਂ ਜਾਵਨਾ ਹਾਂ ਜਾ ਦੇਖਸਾਂ ਕੁਲ ਹਵਾਲ ਸਾਰਾ ।
 ਜੇ ਤਾਂ ਕਹੋ ਤੇ ਏਥੇ ਲੈ ਆਉਨਾ ਹਾਂ ਉਸਦਾ ਕੋੜਮਾਂ ਆਪਣੇ
 ਨਾਲ ਸਾਰਾ । ਨਹੀਂ ਹਾਲ ਹਵਾਲ ਮੈਂ ਆਏ ਦਸਾ ਓਹਦਾ
 ਘਰ ਵੇਖਾ ਭਾਲ ਸਾਰਾ । ਕਿਸ਼ਨ ਸਿੰਘ ਨਾ ਮੈਨੂੰ ਯਕੀਨ ਆਵੇ
 ਅਖੀਂ ਵੇਖਿਆ ਮੈਂ ਚਾਲ ਕੁਚਾਲ ਸਾਰਾ ।

ਸੇਖੋਂ ਨਾਲ ਸਵਾਰ ਪੰਜਾਹ ਲੈਕੇ ਹੋਏ ਪਿੰਡ ਦੇ ਵਲ ਰਵਾਨ ਪਿਆਰੇ। ਦੇਖੇ ਬਾਰ ਦੇ ਵਿਚ ਜਵਾਨ ਫਿਰਦੇ ਸੇਖੋਂ ਕੀਤਾ ਸੀ ਖੂਬ ਧਿਆਨ ਪਿਆਰੇ। ਭਾਵੇਂ ਦੁਲਾ ਹੀ ਹੋਵੇ ਸ਼ਿਕਾਰ ਕਰਦਾ ਆਯਾ ਦਿਲ ਦੇ ਵਿਚ ਗੁਮਾਨ ਪਿਆਰੇ। ਦਿਲ ਵਿਚ ਦਲੀਲ ਇਹ ਧਾਰਕੇ ਤੇ ਇਸਤਰਫ਼ ਨੂੰ ਵਾਗ ਕੁਆਨ ਪਿਆਰੇ। ਜਦੋਂ ਪਹੁੰਚ ਨਜਦੀਕ ਦੋ ਚਾਰ ਹੋਏ ਇਕ ਦੂਜੇ ਨੂੰ ਲੈਣ ਪਛਾਣ ਪਿਆਰੇ। ਦੁਲਾ ਆਖਦਾ ਸ਼ੇਰ ਸ਼ਿਕਾਰ ਕਰਕੇ ਨਿਤ ਯਾਰ ਪਿਛੋਂ ਰੋਟੀ ਖਾਣ ਪਿਆਰੇ। ਗਲਾਂ ਕੀਤੀਆਂ ਬਹੁਤ ਪਿਆਰ ਛੇਤੀ ਇਕ ਦੂਜੇ ਤੋਂ ਹਾਲ ਪੁਛਾਣ ਪਿਆਰੇ। ਸੇਖੋਂ ਆਖਦਾ ਦੁਲੇ ਨੂੰ ਦੇਖ ਤੈਨੂੰ ਮੇਰਾ ਮਨ ਹੋਇਆ ਸ਼ਾਦ ਮਾਨ ਪਿਆਰੇ ਅਜ ਭਾਲ ਨਾ ਸ਼ੇਰ ਦੀ ਕਦੇ ਪੈਂਦੀ ਇਸ ਵਾਸਤੇ ਜਾਨ ਬਜਾਨ ਪਿਆਰੇ। ਦੁਲਾ ਗਲ ਸੀ ਸੇਖੋਂ ਦੇਨਾਲ ਕਰਦਾ ਝੱਟ ਹੋਵਦਾ ਸ਼ੇਰ ਫਗਾਨ ਪਿਆਰੇ ਸੇਖੋਂ ਆਖਦਾ ਭਾਈ ਓਹ ਸ਼ੇਰ ਆਵੇ ਹੁਣ ਮਾਰ ਤੇ ਇਸਦੀ ਜਾਨ ਪਿਆਰੇ। ਦੁਲਾਆਖਦਾ ਪਹਿਲੇ ਸੁਵਾਰ ਤੇਰੇ ਵਾਰ ਸ਼ੇਰ ਤੇ ਕਰਕੇ ਦਿਖਾਣ ਪਿਆਰੇ। ਸੁਣ ਕੇ ਇਹ ਗਲ ਸਭੇ ਹੀ ਕੰਬ ਗਏ ਨਾਲੇ ਹੋਵਦੇ ਬਹੁਤ ਹੈਰਾਨ ਪਿਆਰੇ। ਹਥ ਜੋੜ ਕੇ ਅਰਜ ਗੁਜਾਰਦੇ ਨੇ ਦਈਂ ਜਾਨ ਦਾ ਸਾਨੂੰ ਦਾਨ ਪਿਆਰੇ। ਸਾਰੀ ਉਮਰਦੀ ਨੌਕਰੀ ਲੋੜ ਭਾਵੇਂ ਐਪਰ ਜਾਨ ਦੀ ਕਰੋਂ ਅਮਾਨ ਪਿਆਰੇ। ਸੁਣਕੇ ਬੇਨਤੀ ਦੁਲਾ ਤਿਆਰ ਹੋਇਆ ਲਵੇ ਤੁਰਤ ਸ਼ਮਸੇਰ ਨੂੰ ਤਾਨ ਪਿਆਰੇ। ਫਿਰ ਆਖਦਾ ਕਿਧਰੇ ਦੌੜ ਜਾਵੇ ਸ਼ੇਰ ਮਲਕੇ ਖੜ੍ਹੇ ਮੈਦਾਨ ਪਿਆਰੇ। ਪਈ ਸ਼ੇਰ ਦੀ ਕੰਨੀ ਅਵਾਜ਼ ਸਿਧੀ ਤੁਰਤ ਆਂਵਦਾ ਵਾਂਗ ਤੂਫਾਨ ਪਿਆਰੇ ਪੰਜੇ ਚੱਕ ਕੇ ਦੁਲੇ ਤੇ ਆਂਵਦਾ ਏ ਦੁਲਾ ਚੀਰਦਾ ਪੇਟ ਖਿਆਨ ਪਿਆਰੇ। ਕਿਸ਼ਨ ਸਿੰਘ ਨੇ ਟੁਕੜੇ ਚਾਰ ਕੀਤੇ ਜਿਵੇਂ ਛੇਲਾ ਕਸਾਈ ਕੁਹਾਨ ਪਿਆਰੇ।

ਸੇਖੋਂ ਡੇ ਦੁਲੇ ਦੀ ਬਹਾਦਰੀ ਦੇਖ ਕੇ ਮੁਆਫ਼ ਕਰਨਾਤੇ ਘੋੜੇ ਇਨਾਮ ਦੇਣਾ ਤੇ
ਲਾਹੌਰ ਜਾਣ ਲਈ ਕਹਿਣਾ

ਸੇਖੋਂ ਦੁਲੇ ਦੀ ਦੇਖ ਬਹਾਦਰੀ ਨੂੰ ਪੰਡੀ ਦੇਂਵਦਾ ਘੋੜੇ ਇਨਾਮ
ਯਾਰੋ । ਨਾਲੇ ਆਖਦਾ ਚਲ ਤੂੰ ਸੰਗ ਮੇਰੇ ਮੇਰੇ ਬਾਦਸ਼ਾਹ ਨੂੰ
ਕਰੋ ਸਲਾਮ ਯਾਰੋ । ਸਭ ਤੇਰੇ ਕਈ ਮੁਆਫ਼ ਹੋਵਨ ਕਰਦਾ ਨੇਕੀ
ਮੈਂ ਤੇਰੀ ਬਿਆਨ ਯਾਰੋ । ਬਾਦਸ਼ਾਹ ਨੇ ਕਿਸੇ ਦੀ ਨਹੀਂ ਮੰਨੀ
ਜਦੋਂ ਸੁਣਦਾ ਸੀ ਮੇਰੀ ਕਲਾਮ ਯਾਰੋ । ਕੋਈ ਜਾਇਕੇ ਬਦੀ ਦਾ
ਕਰੇ ਤੇਰੀ ਤਬ ਰਖਾਂ ਮੈਂ ਨੇਕ ਫਰਜਾਮ ਯਾਰੋ । ਕਿਸ਼ਨ ਸਿੰਘ ਮੈਂ
ਸੱਚ ਦਾ ਝੂਠ ਕਰਕੇ ਸਚ ਦਾ ਕਰਦਾ ਸੀ ਤੈਨੂੰ ਇਨਜਾਮ ਯਾਰੋ ।

ਸੇਖੋਂ ਨਾਲ ਦੁਲੇ ਨੇ ਲਾਹੌਰ ਆਉਣਾ

ਦੁਲਾ ਪੰਜ ਸੈ ਸੰਗ ਸਵਾਰ ਲੈ ਕੇ ਸੇਖੋਂ ਨਾਲ ਲਾਹੌਰ ਨੂੰ
ਅਂਵਦਾ ਈ । ਮੈਂ ਤਾਂ ਸ਼ਾਹ ਨੂੰ ਕਰਾਂ ਸਲਾਮ ਨਾਹੀਂ ਏਹ ਬੋਲਕੇ
ਮੁੱਖੋਂ ਸੁਨਾਂਵਦਾ ਈ । ਸੇਖੋਂ ਆਖਦਾ ਜਿਵੇਂ ਸਲਾਹ ਤੇਰੀ ਤੇਰਾ
ਬੋਲ ਮੈਂ ਨਹੀਂ ਭੁਆਂਵਦਾ ਈ । ਜਦੋਂ ਵਿਚ ਲਾਹੌਰ ਦੇ ਆਏ
ਵੱਡੇ ਸੇਖੋਂ ਦੁਲੇ ਨੂੰ ਓਥੇ ਠਹਿਰਾਂਵਦਾ ਈ । ਭਾਈ ਦੁਲਿਆ ਜਰਾ
ਸਸਤਾਂ ਜਾਵੀਂ ਮੈਂ ਤਾਂ ਸ਼ਾਹ ਨੂੰ ਖਬਰ ਪੁਚਾਂਵਦਾ ਈ । ਜਾਂ ਪੁਜਾ
ਝਟ ਵਜੀਰ ਤਾਈਂ ਤੈਨੂੰ ਆਦਰ ਨਾਲ ਲਿਜਾਂਵਦਾ ਈ । ਜਾਏ
ਸੇਖੋਂ ਨੇ ਬਾਪ ਨੂੰ ਖਬਰ ਕੀਤੀ ਦੁਲਾ ਤੇਰੇ ਸਲਾਮ ਨੂੰ ਅਵਦਾ
ਈ । ਭੇਜ ਸ਼ਾਹ ਨੇ ਫਿਰ ਵਜੀਰ ਦਿਤਾ ਨਾਲੇ ਬੋਲਕੇ ਇਹ ਫੁਰ-
ਮਾਂਵਦਾ ਈ । ਜਾਕੇ ਨਾਲ ਤਾਜੀਬ ਲਿਆ ਉਸ ਨੂੰ ਜੇਹੜਾ ਸੇਖੋਂ
ਦਾ ਭਾਈ ਸਦਾਂਵਦਾ ਈ । ਝਟ ਗਿਆ ਵਜੀਰ ਤੇ ਲੈ ਆਇਆ
ਦੁਲਾ ਵਿਚ ਦਰਬਾਰਾ ਦੇ ਅਂਵਦਾ ਈ । ਖੜਾ ਹੋਂਵਦਾ ਸ਼ੇਰ ਦੇ
ਵਾਂਗ ਯਾਰੇ ਨਾਲ ਸਾਂਗ ਦੇ ਤੁਰਤ ਭੁਵਾਂਵਦਾ ਈ । ਨਾਲ ਜੋਰ
ਪੇ ਜ਼ਿਮੀਂ ਤੇ ਮਾਰਦਾ ਉਤੇ ਸੀਸ ਨੂੰ ਝਟ ਝੁਕਾਵਦਾ ਈ ।
ਇਸ ਹਾਲ ਨੂੰ ਦੇਖ ਕੇ ਕਹੇ ਸੇਖੋਂ ਏਹਨੂੰ ਅਦਬ ਅਦਾਬ ਨਾ
ਆਉਂਦਾ ਈ । ਜਦੋਂ ਮਸਤ ਹਾਥੀ ਵਾਂਗ ਜਾ ਖੜਾ ਹੋਇਆ ਦਿਲ

ਸਾਰਿਆ ਦੇ ਖੈਫ ਪਾਂਵਦਾ ਈ। ਅਹਿਲਕਾਰਾਂ ਦਾ ਸੀਨਾ ਕੰਬ ਗਿਆ
 ਨਾਲ ਸ਼ੈਨਤਾਂ ਸ਼ਾਹ ਫਰਮਾਂਵਦਾ ਈ। ਏਥੋਂ ਝੱਬ ਹੀ ਏਹਨੂੰ
 ਲਜਾਓ ਸੇਖੋਂ ਏਹਦਾ ਰੂਪ ਹੀ ਬੜਾ ਡਰਾਂਵਦਾ ਈ। ਸੇਖੋਂ ਝੱਟ
 ਹੀ ਰਮਜ਼ ਨੂੰ ਸਮਝ ਜਾਵੇ ਫਿਰ ਦੁਲੇ ਨੂੰ ਇਹ ਸੁਨਾਂਵਦਾ ਈ।
 ਚਲ ਸੈਹਰ ਦਾ ਸੈਰ ਕਰਾਵਾਂ ਤੈਨੂੰ ਇਹ ਦਿਲਮੇਰੇ ਅਜ ਚਾਂਵਦਾ
 ਈ। ਸੇਖੋਂ ਨਾਲ ਸੀ ਦੁਲਾ ਰਵਾਨ ਹੋਇਆ ਜਦੋਂ ਵਿਚ ਬਜਾਰ
 ਦੇ ਜਾਂਵਦਾ ਈ। ਕਹੇ ਸੇਖੋਂ ਨੂੰ ਮੁੜਕੇ ਜਾ ਭਾਈ ਮੈਂ ਤਾਂ ਤੇਰੀ
 ਤਕਲੀਫ ਨਾ ਚਾਂਹਵਦਾ ਈ। ਆਖੇ ਦੁਲੇ ਦੇ ਸੇਖੋਂ ਮੁੜ ਜਾਏ
 ਪਿਛੋਂ ਦੁਲਾ ਫਿਰ ਰੰਗ ਬਤਾਂਵਦਾ ਈ। ਅਸਾਂ ਭੁਖੇ ਨਾ ਜਾਣਾ
 ਲਾਹੌਰ ਵਿਚੋਂ ਨਾਲ ਦੋਸਤਾਂ ਮਤਾ ਪਕਾਂਵਦਾ ਈ। ਕਿਸ਼ਨ ਸਿੰਘ
 ਨਾ ਸੂਰਮਾਂ ਮੂਲ ਟਲਦਾ ਦੇਖੋ ਅਜ ਕੀ ਹਥ ਦਖਾਂਵਦਾ ਈ।

ਲੁਟਣਾ ਦੁਲੇ ਨੇ ਹਲਵਾਈਆਂ ਨੂੰ—ਕੌਰੜਾ ਛੰਦ

ਡਰ ਕੇ ਦੁਲੇ ਥੀਂ ਸੇਖੋਂ ਪਿਛਾਂਹ ਜਾਂਵਦਾ। ਸਾਬੀਆਂ ਤੇ ਤਾਈਂ
 ਦੁਲਾ ਹੈ ਸੁਨਾਂਵਦਾ। ਭੁਖਿਆਂ ਅਸਾਂ ਏਥੋਂ ਨਹੀਂ ਮੂਲ ਜਾਵਣਾ।
 ਰੋਜ਼ ਨਾ ਲਾਹੌਰ ਵਿਚ ਫੇਰਾ ਪਾਵਣਾ। ਚਲੋ ਹਲਵਾਈਆਂ ਦੇ
 ਬਜਾਰ ਚਲੀਏ ਚੰਗੀ ਚੰਗੀ ਜਗਾ ਦੇਖੇ ਫੇਰਾ ਪਾ ਲਈਏ। ਕਰੋ
 ਜੇਹੜਾ ਦਿਲ ਤੁਸਾਂ ਸੋਈ ਖਾਵਣਾ। ਰੋਜ਼ ਨਾ ਲਾਹੌਰ ਵਿਚ ਫੇਰਾ
 ਪਾਵਣਾ। ਕਰਦੇ ਸਲਾਹ ਸਭੀ ਹੈਸੀ ਜਾਂਵਦਾ। ਝੱਟ ਹਲਵਾਈਆਂ
 ਦੀ ਜ਼ਰੂਰ ਧਾਂਵਦੇ ਜਾਕੇ ਬਜ਼ਾਰ ਵਿਚ ਸ਼ੋਰ ਪਾਵਣਾ। ਰੋਜ਼ ਨਾ
 ਲਾਹੌਰ ਵਿਚ ਫੇਰਾ ਪਾਵਣਾ। ਪੀਂਵਦੇ ਸੀਦੁਧਤੇ ਮਠਆਈਖਾਂਵਦੇ।
 ਬੋਲਦਾ ਜੇਕੋਈ ਸੀ ਉਹਨੂੰ ਡਰਾਵਦੇ। ਤੇਗ ਦਾ ਸ਼ਿਤਾਬੀ ਖਿਚ ਲੈ
 ਬਣਾਵਣਾ। ਰੋਜ਼ ਨਾ ਲਾਹੌਰ ਸ਼ਹਿਰ ਫੇਰਾ ਪਾਵਣਾ। ਬੋਲਦਾ ਜੇ
 ਕੋਈ ਉਹਨੂੰ ਖੂਬ ਕੁਟਦੇ। ਰੋਜ਼ ਕੇ ਕਿਸ਼ਨ ਸਿੰਘ ਉਠ ਪਾਵਣਾ।

ਰੋਜ਼ ਨਾ ਲਾਹੌਰ ਵਿਚ ਫੇਰਾ ਪਾਵਣਾ ।

ਇਕ ਬ੍ਰਾਹਮਣ ਨੇ ਦੁਲੇ ਪਾਸ ਫਰਿਆਦ ਕਰਨੀ ਕਸਾਈਆ ਤੇ ਤੰਗ ਆਕੇ

ਫਿਰ ਨਿਕਲ ਬਜ਼ਾਰ ਥੀਂ ਬਾਹਰ ਆਇਆ ਤੁਲਸੀ ਰਾਮ
ਬ੍ਰਾਹਮਣ ਨੇ ਘੇਰਿਆ ਸੂ ਸਾਨੂੰ ਦੁਖੀ ਕਸਾਈਆਂ ਨੇ ਬਹੁਤ ਕੀਤਾ
ਸ਼ਾਹ ਫੈਸਲਾ ਨਹੀਂ ਨਬੇੜਿਆ ਸੂ । ਤੇਰਾ ਨਾਮ ਸੁਣ ਕੇ ਅਰਜ
ਆਣ ਕੀਤੀ ਸੁਣਦਿਆਂ ਸਾਰ ਦੁਲੇ ਘੋੜਾ ਫੇਰਿਆ ਸੂ । ਦੁਲਾ ਮਾਰ
ਤਾਜ਼ ਜਾਇਕੇ ਬਹੁਤ ਕਰਦਾ ਐਪਰ ਕਾਲੀਆਂ ਸਾਹਮਣੇ ਧਰਿਆ
ਸੂ ਨਾਲੇ ਕਢਕੇ ਛੁਰੀਆਂ ਵਖਾਣ ਲਗੇ ਤੇਰਾ ਬਾਪ ਦਾਦਾ ਜਿਵੇਂ
ਚੀਰਿਆ ਸੂ । ਖਲਾਂ ਭੂਸ ਦੇ ਨਾਲ ਭਰਾਇਕੇ ਤੇ ਸਿਰ ਕੁਲੇ ਦੇ
ਨਾਲ ਨਖੇਰਿਆ ਸੂ । ਬਾਕੀ ਹਡ ਤੇ ਮਾਸ ਸਭ ਕੁਤਿਆਂ ਨੂੰ ਵੇਖੋ
ਦੁਖ ਹੀ ਜਾ ਬਖੇਰਿਆ ਸੂ । ਜਦੋਂ ਦੁਲੇ ਨੇ ਇਤਨੀ ਗਲ ਆਖੀ
ਘੋੜਾ ਗੁਸੇ ਨਾਲ ਚਮਕੇਰਿਆ ਸੂ । ਛੋਈ ਸਿਰ ਜਾ ਤਨ ਤੋਂ
ਜੁਦਾ ਕੀਤੇ ਫਿਰ ਅੰਰਤਾਂ ਤੇ ਪਲੂ ਫੇਰਿਆ ਸੂ । ਪਾਏ ਰਬ ਦੇ
ਵਾਸਤੇ ਕਿਸ਼ਨ ਸਿੰਘ ਘੋੜਾ ਫੇਰ ਪਿਛਾਂਹ ਨੂੰ ਫੇਰਿਆ ਸੂ ।

ਪਹਿਲੇ ਫਰਿਆਦ ਕਰਨੀ ਕਸਾਈਆਂ ਨੇ

ਪੰਜ ਸਤ ਹਲਵਾਈ ਸਲਾਹ ਕਰਕੇ ਤੁਰਤ ਬਾਦਸ਼ਾਹ ਸਾਹਮਣੇ
ਜਾਂਵਦੇ ਨੇ । ਸਾਡੀ ਦੁਲੇ ਨੇ ਲੁਟ ਦੁਕਾਨ ਲੀਤੀ ਹਥਜੋੜਕੇ ਅਰਜ
ਸੁਣਾਂਵਦੇ ਨੇ । ਕੀਤੀ ਹੀਲ ਹੁਜਤ ਕਿਸੇ ਸਾਹਮਣੇ ਜਾ ਝਟ ਖਿਚ
ਤਲਵਾਰ ਦਿਖਾਂਵਦੇ ਨੇ । ਨਾਲੇ ਲੁਟਿਆ ਤੇ ਨਾਲੇ ਕੁਟਿਆ ਈਂ
ਦਿਲੋਂ ਸ਼ਾਹ ਦਾ ਖੌਫ ਉਡਾਂਵਦੇ ਨੇ । ਬੋਦੋਬਸਤ ਨਾ ਦੁਲੇ ਦਾ
ਹੋਂਵਦਾ ਜੇ ਜਾਨ ਸਭ ਦੀ ਉਠ ਗਵਾਂਵਦੇ ਨੇ । ਹਾਲ ਹਾਲ ਹੀ
ਹਾਲ ਪੁਕਾਰ ਕੀਤੀ ਕਿਸ਼ਨ ਸਿੰਘ ਨੂੰ ਤੁਰਤ ਭਕਾਂਵਦੇ ਨੇ ।

ਫਿਰ ਕਸੈਣੀਆਂ ਨੇ ਦਰਬਾਰ ਵਿਚ ਹਾਜ਼ੁ ਹਕੈ ਫਰਿਆਦ ਕਰਨੀ

ਦੁਲਾ ਪਿੰਡ ਨੂੰ ਤੁਰਤ ਰਵਾਨ ਹੋਇਆ ਸਭ ਰੋਂਵਦੀਆਂ ਤੇ
ਕੁਰਲਾਂਦੀਆਂ ਨੇ । ਜਾਰੋ ਜਾਰ ਹੀ ਰੋਂਵਦੀਆਂ ਮਾਰ ਨਾਹਰੇ ਨੇ
ਪੀਂਦੀਆਂ ਤੇ ਨਾ ਖਾਂਦੀਆਂ ਨੇ । ਸਰ ਚੱਕ ਕੇ ਤੇ ਸਭ ਨਾਲ

ਹੋਈਆਂ ਤੁਰਤ ਵਿਚ ਦਰਬਾਰ ਦੇ ਜਾਂਦੀਆਂ ਨੇ । ਹਾਏ ਹਾਏ ਸਭ ਪੁਕਾਰ ਕੇ ਤੇ ਕੁਕਾਂ ਮਾਰਕੇ ਅਰਜ਼ ਸੁਣਾਂਦੀਆਂ ਨੇ । ਸਾਡੀ ਸੁਣੀਂ ਫਰਿਆਦ ਤੂੰ ਬਾਦਸ਼ਾਹਾ ਰੋ ਰੋ ਕੇ ਸ਼ੋਰ ਮਰਾਦੀਆਂ ਨੇ । ਸੱਭੋ ਪਿਟ ਪਿਟ ਕੇ ਵਾਲ ਸਿਰ ਦੇ ਅਗੇ ਸ਼ਾਹ ਦੇ ਖਾਕ ਸਿਰ ਪਾਂਦੀਆਂ ਨੇ । ਸਿਰ ਸ਼ਾਹ ਦੇ ਸਾਹਮਣੇ ਜਾ ਰਖੇ ਫਿਰ ਖੋਹ ਕੇ ਸਾਰੇ ਵਿਖਾਂਦੀਆਂ ਨੇ । ਅਸੀਂ ਦੁਲੇ ਨੇ ਰੰਡੀਆਂ ਕੀਤੀਆਂ ਹਾਂ ਇਕ ਪਲ ਵਿਚ ਸ਼ਾਹ ਨੂੰ ਆਂਦੀਆਂ ਨੇ । ਨਾਲੇ ਵਾਸਤੇ ਰਬ ਦੇ ਘੱਤਣ ਪਈਆਂ ਹਥ ਜੋੜ ਇਨਸਾਫ਼ ਨੂੰ ਚਾਂਹਦੀਆਂ ਨੇ । ਕਿਸ਼ਨ ਸਿੰਘ ਜਾਂ ਸਿਰਾਂ ਨੂੰ ਬਾਲ ਬੱਚੇ ਗਸ਼ੀ ਖਾਂ ਬੋਹੋਸ਼ ਹੋ ਜਾਂਦੀਆਂ ਨੇ ।

ਅਕਬਰ ਬਾਦਸ਼ਾਹ ਨੇ ਇਹ ਜੁਲਮ ਦੇਖਕੇ ਰੁਸੇ ਹੋਣਾ ਸੇਖੋਂ ਨੇ ਝੂਠਾ ਸਾਬਤ ਕਰਨਾ

ਜਦੋਂ ਗੁਸੇ ਨੇ ਆਣਕੇ ਜ਼ੋਰ ਕੀਤਾ ਚਿਹਰਾ ਸ਼ਾਹ ਦਾ ਵਾਂਗ ਅੰਗਿਆਰ ਹੋਇਆ । ਤੁਰਤ ਸੇਖੋਂ ਨੂੰ ਪਾਸ ਬੁਲਾਇਕੇ ਤੇ ਸ਼ਾਹ ਉਸਦੇ ਨਾਲ ਵਿਚਾਰ ਹੋਇਆ । ਜੁਲਮ ਰੋਜ਼ ਕਰਦਾ ਦੁਲਾ ਉਠ ਭਾਰੀ ਤੇਰੀ ਓਸਦੇ ਨਾਲ ਪਿਆਰ ਹੋਇਆ । ਨਿਤਕਰੇ ਸਫ਼ਾਰਸ਼ਾਂ ਸੇਖੋਂ ਉਤੋਂ ਸਾਰਾ ਝੂਠ ਤੇਰਾ ਗੁਫਤਾਰ ਹੋਇਆ । ਸੇਖੋਂ ਆਖਦਾ ਨਹੀਂ ਤੂੰ ਬਾਦਸ਼ਾਹ ਇਸ ਭੇਦ ਦਾ ਕੁਲ ਜ਼ਹੁਰ ਹੋਇਆ । ਮੈਦਾ ਖੱਤਰੀ ਭਾਈ ਹਲਵਾਈਆਂ ਦਾ ਇਸ ਬਾਤ ਦਾ ਓਹ ਤਲਬਗਾਰ ਹੋਇਆ । ਅਗੇ ਮਦਤ ਮੈਂ ਦੁਲੇ ਦੀ ਕਰਦਾ ਸੀ ਐਪਰ ਮੇਰਾ ਹੋਇਆ । ਮੇਰੇ ਮਦਤ ਮੈਂ ਦੁਲੇ ਦੀ ਕਰਦਾ ਸੀ ਐਪਰ ਮੇਰਾ ਸੇਖੋਂ ਉਸਦਾ ਜਾ ਤਲਬਗਾਰ ਹੋਇਆ । ਦੁਲਾ ਉਸਨੂੰ ਆਇਆ ਸੇਖੋਂ ਉਸਦਾ ਜਾ ਕਸ਼ਾਨੀਆਂ ਦੇ ਏਹ ਕਰਾਰ ਹੋਇਆ । ਹੋਰ ਮਲੂਮ ਹੋਇਆ ਵਿਚ ਜਾਈਆਂ ਦੀ ਜਿਦੇ ਵਾਸਤੇ ਦੂਸਰਾ ਕਾਰ ਨਾਗੀ ਗਲ ਜਾ ਕਸ਼ਾਨੀਆਂ ਦੀ ਜਿਦੇ ਵਾਸਤੇ ਦੂਸਰਾ ਕਾਬਲਾ ਹੋਇਆ । ਲਾਓਂ ਦੁਲੇ ਨੂੰ ਕੋਈ ਅਲਜਾਮ ਭਾਰਾ ਤਾਹੀਂ ਬਾਬਲਾ ਹੋਇਆ । ਪਰਦਾ ਇਸਦਾ ਫਾਸ਼ ਨਾ ਹੋਇਆ ਤਾਂ ਹੀ ਸ਼ੋਰ ਦਰਬਾਰ ਹੋਇਆ । ਭੜਕੀ ਅੱਗ ਜਾਂ ਗੁਸਾ ਬੁਲੰਦ ਇਨ੍ਹਾਂ ਦੇ ਵਿਚ ਤਕਰਾਰ ਹੋਇਆ । ਭੜਕੀ ਅੱਗ ਜਾਂ ਗੁਸਾ ਬੁਲੰਦ ਇਨ੍ਹਾਂ ਦੇ ਵਿਚ ਤਕਰਾਰ ਹੋਇਆ । ਇਕ ਦੂਸਰੇ ਨੂੰ ਕਤਲ

ਕੀਤਾ ਏਹਨਾਂ ਬਾਕੀ ਬਚੇ ਜੋ ਸੋਚ ਵਿਚਾਰ ਹੋਇਆ ।
ਆਖਦੇ ਫਿਰ ਜਾਂ ਸ਼ਾਹ ਨੂੰ ਸੁਣੋ ਭਾਈ ਸਾਡੇ ਵਾਸਤੇ ਵਾਰ
ਤਿਆਰ ਹੋਇਆ । ਕਿਸ਼ਨ ਸਿੰਘ ਅਜ ਦੁਲੇ ਦੀ ਖਬਰ ਹੋਈ
ਪੂਰਾ ਦੋਹਾਂ ਦਾ ਜਿਹਾ ਇਕਰਾਰ ਹੋਇਆ ।

ਯਕੀਨ ਹੋਣਾ ਬਾਦਸ਼ਾਹ ਨੂੰ ਸੇਖੋਂ ਤੇ ਜਮਾਂ ਕਰਨੇ ਹਥਿਆਰ ਕਾਜੀਆਂ ਦੇ ਬੰਦ
ਕਰਨੀਆਂ ਦੁਆਨਾਂ ਹਲਵਾਈਆਂ ਦੀਆਂ

ਦਿਲ ਸ਼ਾਹ ਦੇ ਵਿਚ ਯਕੀਨ ਆਇਆ ਸੁਣਕੇ ਸੇਖੋਂ ਦਾ ਕੁਲ
ਬਿਆਨ ਯਾਰੋ । ਝਟ ਸਦ ਕੇ ਫੌਜ ਪੁਲੀਸ ਵਾਲੀ ਦਿਤਾ ਸ਼ਾਹ ਨੇ
ਇਹ ਫੁਰਮਾਨ ਯਾਰੋ । ਜਾਕੇ ਵਿਚ ਬਜ਼ਾਰ ਕਸਾਈਆਂ ਦੇ ਜਮਾਂ
ਕਰੋ ਹਥਿਆਰ ਇਕ ਥਾਂ ਯਾਰੋ । ਚਾਕੁ ਛੁਰੀ ਭੀ ਇਕ ਨਾ ਰਹਿਣ
ਦਿਤੀ ਏਹ ਏਹ ਲੋਕ ਸਾਰੇ ਬੇਈਮਾਨ ਯਾਰੋ । ਨਾਲੇ ਕੁਲ ਬਜ਼ਾਰ
ਹਲਵਾਈਆਂ ਦੇ ਬੰਦ ਕਰੋ ਮਹੀਨਾ ਦੁਕਾਨ ਯਾਰੋ । ਹੋਆ ਜੂਲਮ ਤੇ
ਜੂਲਮ ਹਜ਼ਾਰ ਸ਼ਾਹਾ ਢਾਈ ਮਾਰਦੇ ਘਰਾਂ ਨੂੰ ਜਾਣ ਯਾਰੋ । ਜੋਰਾਵਰਾਂ
ਦੇ ਅਗੇ ਨਾ ਪੇਸ਼ ਜਾਵੇ ਝੂਠੇ ਸਚਿਆਂ ਤੁਰਤ ਕਰਾਨ ਯਾਰੋ ਕਿਸ਼ਨ
ਸਿੰਘਨਾਂਦੋਸ਼ ਸਿਰ ਸੇਖੋਂ ਦੇ ਐਪਰ ਡਾਢੇ ਦੇ ਵਲ ਧਿਆਨ ਯਾਰੋ ।

ਬਾਦਸ਼ਾਹ ਨੇ ਬੀਰਰਲ ਨੂੰ ਲੈਕੇ ਆਪ ਪਿੰਡੀ ਜਾਣਾ ਤੇ ਦੁਲੇ ਦਾ ਹਾਲ ਦੇਖਣਾ

ਤੇ ਦਾੜੀ ਮੁਛ ਕਟ ਕੇ ਲਾਹੌਰ ਜਾਣਾ

ਇਕ ਰੋਜ਼ ਬਹਾਨੇ ਸ਼ਕਾਰ ਕਰਕੇ ਸੰਦਲ ਬਾਰ ਨੂੰ ਬਾਦਸ਼ਾਹ
ਧਾਂਵਦਾ ਈ । ਬੀਰਬਲ ਵਜੀਰ ਨੂੰ ਨਾਲ ਲੈਕੇ ਹੋਰ ਕਿਸੇ ਨੂੰ ਨਹੀਂ
ਸੁਣਾਂਵਦਾ ਈ । ਜਦੋਂ ਪਿੰਡੀ ਦੀ ਹੱਦ ਵਿਚ ਜਾ ਵੜਿਆ ਜੋੜਾ
ਹਰਨ ਦਾ ਨਜ਼ਰ ਵਿਚ ਆਂਵਦਾ ਈ । ਸਿਰ ਏਹਨਾਂ ਦੇ ਸੋਹਣ
ਲੰਗੋਟੀਆਂ ਸਨ ਘੋੜੇ ਇਹਨਾਂ ਦੇ ਮਗਰ ਲਗਾਂਵਦਾ ਈ । ਪਿਛੇ
ਹਰਨਾਂ ਦੇ ਸਣੇ ਵਜੀਰ ਲਗਾ ਵਿਚ ਦੁਲੇ ਦੇ ਬਾਗਏ ਜਾਂਵਦਾਈ ।
ਅਗੋਂ ਦੇਖਕੇ ਮਾਲੀ ਅਵਾਜ਼ ਕਰਦਾ ਮਿਰਗ ਦੁਲੇਦਾਅਖਬਤਾਂ-
ਵਦਾ ਈ । ਮਾਲੀ ਦਸਕੇ ਤੈਹ ਨਰ ਨੋਟੀਆਂ ਦਾ ਦੇਖ ਆਬਟਸੀਸ
ਨਿਵਾਂਵਦਾ ਈ । ਏਨੇ ਚਿਰ ਨੂੰ ਦੁਲਾ ਭੀ ਛੇੜ ਘੋੜਾ ਪਿੰਡੋਂ ਤਰਫ
ਬਗੀਚੇ ਸਦਾਂਵਦਾ ਈ । ਦੇਖ ਉਸਨੂੰ ਬਾਦਸ਼ਾਹ ਕੰਬਗਿਆ ਐਪਰ

ਬੀਰਬਲ ਬਨਤ ਬਤਾਂਵਦਾਈ। ਮਲਵੇ ਖਬਿਓਂ ਤੁਰਤ ਨਿਕਾਲ ਸੰਦਲ ਉਤੇ ਇੱਟ ਦੇ ਹੈਸੀ ਘਸਾਂਵਦਾ ਈ। ਝਟ ਪਟ ਹੀ ਤਿਲਕ ਲਗਾਇਕੇ ਤੇ ਰੂਪ ਭੰਡ ਦਾ ਚਾ ਬਨਾਂਵਦਾ ਈ। ਦੁਲਾ ਬਾਗ ਦੇ ਵਿਚ ਆਨ ਵੜਿਆ ਬੀਰਬਲ ਸੀਸ ਨਵਾਂਵਦਾ ਈ। ਦੁਲਾ ਆਖਦਾ ਝੋਲੋ ਕਬਿਤ ਮੇਰਾ ਬੀਰਬਲ ਸੁਤੀ ਮਟਾਂਵਦਾ ਈ। ਧਨਾਂ ਧੰਨ ਹੀ ਧੰਨ ਹਲਾਇ ਕੇ ਤੇ ਛੰਦ ਬਿੰਦਿਓਂ ਖੂਬ ਸੁਣਾਂਵਦਾ ਈ। ਧਨਾਂ ਨਾਲ ਗਏ ਸੀ ਦੁਲੇ ਦੇ ਬਾਪ ਦਾਦੇ ਸਿਫਤ ਉਹਨਾਂ ਦੀ ਬਹੁਤ ਦੁਰਾਂਵਦਾ ਈ। ਦੁਲੇ ਸੁਣੀ ਤਾਰੀਫ ਆਨੰਦ ਹੋਇਆ ਤੁਰਤ ਜਾ ਕੇ ਦਾਨ ਦਲਾਂਵਦਾਈ। ਦੋਨੋਂ ਪਾਕੇ ਦਾਨ ਰਵਾਂ ਹੋਏ ਸਚ ਸਦ ਕੇ ਸਾਂਹ ਠਹਿਰਾਂਵਦਾ ਈ। ਕਰਕੇ ਨਾਲ ਵਜੀਰ ਸਲਾਹ ਦੇਖੇ ਫਿਰ ਘੋੜੇ ਦੀ ਦੁਮ ਕਟਾਂਵਦਾ ਈ। ਨਾਲੇ ਕੰਨ ਭੀ ਉਸ ਦੇ ਕੱਟ ਦਿਤੇ ਫਿਰ ਪਿਛਾਂਹ ਨੂੰ ਮੌੜ ਬੁਲਾਂਵਦਾਈ। ਇਕੀ ਪਲ ਦੇ ਵਿਚ ਪਲੰਗ ਵਾਂਗੂ ਹਾਲ ਦੁਲੇ ਨੂੰ ਜਾ ਦਖਾਂਵਦਾ ਈ। ਦੁਲਾ ਦੇਖਕੇ ਘੋੜੇ ਦਾ ਹਾਲ ਐਸਾ ਨਾਲ ਗੁਸੇ ਦੇ ਲਾਲ ਹੋ ਜਾਂਵਦਾ ਈ। ਝਟ ਲਖੀ ਤੇ ਤਾਂਪਰਾ ਪਾਇਕੇ ਤੇ ਉਹਨੂੰ ਹਵਾ ਦੇ ਵਾਂਗ ਆਖ ਸੁਣਾਂਵਦਾ ਈ। ਹੱਦ ਪੈਸੀ ਖੁਸ਼ੀ ਦੇ ਨਾਲ ਜਾਂਦੇ ਦੁਲਾ ਸ਼੍ਰੇਰ ਉਡਾਂਵਦਾ ਈ। ਮਾਰੇ ਖੌਫ ਦੇ ਦੋਨੋਂ ਖਲੋ ਗਏ ਦੇ ਵਾਂਗ ਘਰਾ ਪਾਂਵਦਾ ਈ। ਤੁਰਤ ਕਟ ਦੋਹਾਂ ਦੀ ਮੁੜ ਅਗੋਂ ਸਾਂਗ ਨੂੰ ਚਮਕਾਂਵਦਾ ਈ। ਤੁਰਤ ਕਟ ਦੋਹਾਂ ਦੀ ਮੁੜ ਅਗੋਂ ਸਾਂਗ ਨੂੰ ਚਮਕਾਂਵਦਾ ਈ। ਕਿਸ਼ਨ ਸਿੰਘ ਮੈਂ ਦਾਹੜੀ ਮੂੰਹੋਂ ਬੋਲਕੇ ਸਾਂਨ ਲਗਾਂਵਦਾ ਈ। ਆਖ ਸੁਣਾਂਵਦਾ ਹਾਂ ਚਾੜ੍ਹੁ ਛੌਜ ਹਯਾ ਜੇ ਆਂਵਦੀ ਈ।

ਬਾਦਸ਼ਾਹ ਨੂੰ ਲਾਹੌਰ ਜਾ ਕੇ ਦੀਵਾਨ ਕਰਨਾ ਤੇ ਸੱਖੋਂ ਨੂੰ ਬੁਲਾਕੇ ਮਾਰਨਾ

ਬਾਦਸ਼ਾਹ ਨੂੰ ਜਿਮੀਂ ਨ ਵੇਹਲ ਦੇਵੇ ਘੋੜਾ ਛੇੜ ਲਾਹੌਰ ਵਿਚ ਆਇਆ ਈ। ਦੇਵੇ ਹੁਕਮ ਦਰਬਾਰ ਦੇ ਨਾਲ ਗੁਸੇ ਨਾਲੇ ਸੇਖੋਂ ਨੂੰ ਪਾਸ ਬੁਲਾਇਆ ਈ। ਚਾਬਕ ਆਪਣੇ ਹੱਥ ਵਿਚ ਪਕੜ ਕੇ ਤੇ ਸਾੜ ਸਾੜ ਹੀ ਸਾੜ ਘਨਘਾਰ ਪਾਈ। ਪੰਜ ਸਤ ਨੰਬਰ ੨੦੦ ਨੇ ਓਨਾਂ ਨਾਲ ਹੀ ਨਾਲ ਪੁਕਾਰ ਪਾਈ।

ਫਿਰ ਸ਼ਾਹ ਨੇ ਆਖਿਆ ਨਾਲ ਗੁਸੇ ਤੈਨੂੰ ਸ਼ਰਮ ਹਯਾ ਨਾ
ਮੂਲ ਆਈ। ਪਹਿਲਾਂ ਲੁਟਿਆ ਅਲੀ ਸੌਦਾਗਰਾਂ ਨੂੰ ਲੁਟ ਪੁਟਕੇ
ਪਿਛਾ ਦਲਾਇਆ ਈ। ਸ਼ਾਹੂਕਾਰ ਮੈਦਾ ਗਿਆ ਵਣਜ ਕਾਰਨ
ਪਿੰਡੀ ਉਸ ਦਾ ਧਨ ਖਪਾਇਆ ਈ। ਇਹਨਾਂ ਆਇਕੇ ਜਾਂ
ਫਰਿਆਦ ਕੀਤੀ ਤੂੰ ਦੇਹਾਂ ਨੂੰ ਝੂਠਾ ਠਹਿਰਾਇਆ ਈ। ਤੇਰੀ ਮਾਂ
ਦੀ ਉਸਨੇ ਗੁਤ ਮੁਨੀ ਤਾਂ ਭੀ ਸ਼ਰਮ ਤੈਂ ਦਿਲੋਂ ਭੁਲਾਇਆ ਈ।
ਬਦੀਆਂ ਸਾਰੀਆਂ ਦਿਲ ਦੀਆਂ ਮੇਨਿਆਂ ਤੇ ਫੇਰ ਉਸ ਨੂੰ ਏਥੇ
ਲਿਆਇਆ ਈ। ਆ ਕੇ ਖੜਾ ਦਰਬਾਰ ਵਿਚ ਮਸਤ ਹੋ ਕੇ ਉਸ
ਜ਼ਰਾ ਨਾਂ ਸਿਰ ਝੁਕਾਇਆ ਈ। ਜਦੋਂ ਟੋਰਿਆ ਫਿਰ ਦਰਬਾਰ
ਵਿਚੋਂ ਸ਼ੋਰ ਵਿਚ ਹਲਵਾਈਆਂ ਪਾਇਆ ਈ। ਫਿਰ ਜਾਇਕੇ
ਘਰੇ ਕਸਾਈਆਂ ਦੇ ਘੋੜਾ ਦੁਲੇ ਨੇ ਖੂਬ ਫਰਾਇਆਈ। ਤੁਰਤ
ਛਵੀ ਕਸਾਈਆਂ ਨੂੰ ਕਤਲ ਕਰਕੇ ਸਾਂਦਲ ਬਾਰ ਨੂੰ ਮੁਖ
ਫਰਾਇਆਈ। ਹੋਰ ਹੁਣ ਸੋਚ ਬਹਾਨਾ ਕੋਈ ਜੇ ਕਰ ਜਾਨ
ਦਾ ਖੌਫ ਤੈਂ ਪਾਇਆ ਈ। ਕਿਸ਼ਨ ਸਿੰਘ ਨੇ ਫਿਰ ਕਰਕੇ ਵਿਦਾ
ਮੈਨੂੰ ਮੁਖੋਂ ਬੋਲਕੇ ਇਹ ਫੁਰਮਾਇਆ ਈ।

ਬਾਦਸ਼ਾਹ ਦਾ ਹੁਕਮ ਜੇਹੜਾ ਦੁਲੇ ਨੂੰ ਪਕੜੇਗਾ ਉਸ ਨੂੰ ਇਨਾਮ ਮਿਲੇਗਾ।

ਪੀੜਾ ਪਾਨ ਦਾ ਵਿਚ ਦਰਬਾਰ ਧਰਕੇ ਅਕਬਰ ਬਾਦਸ਼ਾਹ ਮੁਖ
ਬੀਂ ਬੋਲਦਾ ਹੈ। ਤੇਰਾ ਕਢ ਮਿਆਨੋਂ ਰਖ ਉਤੇਂ ਬੋਲ ਬੋਲਕੇ ਮੁਖ
ਬੀਂ ਫੌਲਦਾ ਹੈ। ਕੋਈ ਬੰਨ੍ਹਕੇ ਦੁਲੇ ਨੂੰ ਕਰੋ ਹਾਜ਼ਰ ਮਿਲੇ ਖੂਬ
ਇਨਾਮ ਅਨਤੇਲ ਦਾ ਹੈ। ਜਿਸ ਨੇ ਦੁਲੇ ਦੀ ਸ਼ਕਲ ਇਕ ਵਾਰ
ਡਿਠੀ ਨੀਂਵੀ ਧੈਣ ਕਰਕੇ ਜ਼ਿਮੀਂ ਫੌਲਦਾ ਹੈ। ਜਿਨ੍ਹਾਂ ਦੁਲੇ ਨੂੰ ਵਿਚ
ਬਾਜ਼ਾਰ ਡਿਠਾ ਅਜ ਕਾਲਜਾ ਉਹਨਾਂ ਦਾਡੇਲਦਾ ਹੈ। ਕਿਸ਼ਨ ਸਿੰਘ
ਨਾਂ ਤੇਗ ਮਿਆਨ ਕਰੋ ਮੁਖ ਤੇਰਾ ਨਾਂ ਕੋਈ ਚਿਆਲ ਦਾ ਹੈ।

ਚੜ੍ਹਾਈ ਕਰਨੀ ਸਿਰਜਾ ਨਿਜਾਮਅਲੁਦੀਨ ਨੇ ਦੁਲੇ ਤੇ

ਜਦੋਂ ਦੁਲਾ ਸੀ ਵਿਚ ਲਾਹੌਰ ਆਇਆ ਮਿਰਜਾ ਨਹੀਂ, ਸੀ ਵਿਚ
ਦਰਬਾਰ ਬੇਲੀ। ਧਾਵਾ ਗਜਨਵੀ ਦੇ ਉਤੇ ਰਿਸ ਜੀਤ, ਜੈ ਕੇ ਵੈਜ

ਪਿਆਰੇ ਸੁਵਾਰ ਬੇਲੀ । ਉਸਨੇ ਦੁਲੇ ਦੀ ਸ਼ਕਲ ਨਾ ਦੇਖੀਆ
ਸੀ ਤਾਂਹੀ ਕੀਤੀ ਨਾ ਸੋਚ ਵਿਚਾਰ ਬੇਲੀ । ਤੇਗ ਚੁਮ ਮਿਆਨ
ਵਿਚ ਡਾਲ ਦਿਤੀ ਬੀੜਾ ਖਾਂਵਦਾ ਹੋ ਹੁਸ਼ਿਆਰ ਬੇਲੀ । ਓਸੇ
ਵਕਤ ਸੀ ਫੌਜ ਨਾਲ ਉਸਦੇ ਕੁਲ ਹੋਈ ਹੈ ਸੰਗ ਤਿਆਰ
ਬੇਲੀ । ਹੋਰ ਜੰਗਾ ਦਾ ਕੀਤਾ ਸਾਮਾਨ ਸਾਰਾ ਅਕਬਰ ਬੋਲਦਾਈ
ਬਾਰ ਬਾਰ ਬੇਲੀ । ਲਿਆਵੇ ਦੁਲੇ ਨੂੰ ਬੰਨ੍ਹਕੇ ਪਾਸ ਮੇਰੇ ਗਲ
ਵਿਚ ਜੰਜੀਰ ਤੂ ਡਾਰ ਬੇਲੀ । ਸਾਰਾ ਬਾਲ ਬੱਚਾ ਹੋਵੇ ਨਾਲ
ਉਸਦਾ ਦੁਲਾ ਸਜਦਾ ਹੋਵੇ ਵਿਚਕਾਰ ਬੇਲੀ । ਲੈ ਕੇ ਜਾਵੀਂ ਤੂ
ਫੌਜ ਤੇ ਉਠ ਘੋੜੇ ਦੇਵਾਂ ਕੁਲ ਜੇ ਹੋਵੇ ਦਰਕਾਰ ਬੇਲੀ । ਆਵੇਂ
ਪਾਇਕੇ ਫੱਤਹ ਜੇ ਮਿਰਜ਼ਿਆਂ ਤੂ ਦੇਵੇ ਬਹੁਤ ਇਨਾਮ ਸਰਕਾਰ
ਬੇਲੀ । ਹੋਰ ਦੇਸਾਂ ਜਗੀਰ ਤੇ ਮਰਤਬਾ ਮੈਂ ਕੁਲ ਫੌਜ ਦਾ ਕਰਾਂ
ਮੁਖਤਾਰ ਬੇਲੀ । ਮਿਰਜਾ ਕੁਲ ਸਾਮਾਨ ਤਿਆਰ ਕਰਕੇ ਰਵਾਂ
ਹੋਂਵਦਾ ਰਬ ਚਿਤਾਰ ਬੇਲੀ । ਹੋਰ ਕਈ ਸਰਦਾਰ ਸੀ ਸੰਗ ਉਸ
ਦੇ ਉਹਨਾਂ ਨਾਲ ਇਹ ਕਰੇ ਗੁਫਤਾਰ ਬੇਲੀ । ਸਭ ਦੁਲੇ ਦਾ
ਕੋੜਮਾਂ ਬੰਨ੍ਹ ਲੈਣਾ ਇਹ ਧਾਰਿਆ ਦਿਲ ਵਿਚ ਧਾਰ ਬੇਲੀ । ਦੇਵੇ
ਬਾਦਸ਼ਾਹ ਸਾਨੂੰ ਇਨਾਮ ਭਾਰੇ ਸੁਣਕੇ ਹੋਂਵਦਾ ਖੁਸ਼ੀ ਸਰਦਾਰ
ਬੇਲੀ । ਸਾਂਦਲ ਬਾਰ ਦੀ ਹਦ ਵਿਚ ਜਾਇਕੇ ਤੇ ਫੌਜ ਦਿਤੀ ਹੈ
ਕੁਲ ਉਤਾਰ ਬੇਲੀ । ਫਿਰ ਸਭ ਸਰਦਾਰਾਂ ਨੂੰ ਹੁਕਮ ਦਿਤਾ
ਪਹਿਰਾ ਲਾ ਦਿਓ ਤਰਫ ਚਾਰ ਬੇਲੀ । ਪਹਿਰੇਦਾਰਾਂ ਨੂੰ ਖੁਬ
ਤਾਕੀਫ ਕਰਨੀ ਕਿਸ਼ਨ ਸਿੰਘ ਰਹਿਣ ਖਬਰਦਾਰ ਬੇਲੀ ।

ਸੁਦਰੀ ਗੁਜਰੀ ਦਾ ਸਾਹੀ ਫੌਜਾਚ ਦੁਧ ਵੇਚਣ ਜਾਣਾ ਤੇ ਫਰੇਬ ਦੇ ਕੇ ਮਿਰਜੇ

ਨੂੰ ਜੰਜੀਰਾਂ 'ਚ ਜਕੜਨਾ

ਇਕ ਸੁਦਰੀ ਨਾਮ ਦੀ ਗੁਜਰੀ ਸੀ ਵਿਚ ਪਿੰਡ ਦੇ ਬਹੁਤ
ਖੌਰ ਸੰਦ ਜਾਨੀ । ਸ਼ਕਲ ਅਕਲ ਦੇ ਵਿਚ ਭਰਪੂਰਆਹੀ ਸੁਦਰ
ਸੋਹਣਾ ਕੱਦ ਬੁਲੰਦ ਜਾਨੀ । ਦੇਖ ਫੌਜ ਨੂੰ ਵੇਚਣੇ ਦੁਧ ਜਾਂਦੀ
ਗਈ ॥ ੨੦ ॥ ਸਾਪੰਗ ਜਾਨੀ । ਹੰਸ ਮੁਖ ਤੇ ਚੰਦਮਿਸਾਲ

ਚੇਹਰੇ ਚਿਟੇ ਵਾਂਗ ਬਲੈਰ ਦੇ ਦੰਦ ਜਾਨੀ। ਵਿਚ ਫੌਜ ਦੇ ਜਾ ਅਵਾਜ਼ ਦਿਤੀ ਲਈ ਦੁਧ ਤਾਜਾ ਮਿਠਾ ਕੰਦ ਜਾਨੀ। ਮਿਰਜਾ ਹੋਯਾ ਆਸ਼ਕ ਦੇਖੇ ਉਸਨੂੰ ਸ਼ਕਲ ਸੋਹਣੀ ਹੋਈ ਪਸੰਦ ਜਾਨੀ। ਲਵੇ ਤੰਬੂ ਦੇ ਵਿਚ ਬੁਲਾ ਉਸਨੂੰ ਮੁੰਹੋਂ ਆਖਦਾ ਦਿਲ ਬੰਦ ਜਾਨੀ। ਐਪਰ ਅੱਕਲਾਂ ਅੱਰਤਾਂ ਚਾਤਰਾਂ ਨੂੰ ਮੇਰੇ ਯਾਰ ਨਾ ਸਕਦੇ ਨਿਦ ਜਾਨੀ। ਅੰਦਰ ਤੌਕ ਜੰਜੀਰ ਜੋ ਰਖਿਆ ਸੀ ਪੁਛੇ ਮਿਰਜੇ ਕੋਲੋਂ ਇਹ ਕੀ ਫੰਦ ਜਾਨੀ। ਮਿਰਜਾ ਆਖਦਾ ਦੁਲੇ ਨੂੰ ਪਕੜਕੇ ਤੇ ਵਿਚ ਇਸਦੇ ਕਰਾਂਗੇ ਬੰਦ ਜਾਨੀ। ਇਸ ਤੌਰ ਹੋਸੀ ਬੰਦ ਵਿਚ ਉਸਦੇ ਪੁਛੇ ਸੁੰਦਰੀ ਮੁਖਬੀਂ ਜਿੰਦ ਜਾਨੀ। ਮਿਰਜਾ ਦਸਦਾ ਸਿਰ ਤੇ ਪੈਰ ਤਾਕੇ ਉਤੋਂ ਸੁੰਦਰੀ ਮਾਰਦੀ ਜਿੰਦ ਜਾਨੀ। ਪਕੜ ਮਿਰਜੇ ਨੂੰ ਤੰਬੂਓਂ ਬਾਹਰ ਆਈ ਐਸੀ ਗੁਜਰੀ ਸੀ ਅਕਲਮੰਦ ਜਾਨੀ। ਫਿਰ ਲੱਧੀ ਨੂੰ ਦਸਿਆ ਹਾਲ ਸਾਰਾ ਆਏ ਪਕੜਨੇ ਤੇਰਾ ਫਰਜੰਦ ਜਾਨੀ। ਪੁਛ ਮਿਰਜੇ ਦਾ ਓਸ ਤੋਂ ਹਾਲ ਸਾਰਾ ਵੇਲਾ ਸ਼ਾਮ ਦਾ ਲੁਟਕੇ ਚੰਦ ਜਾਨੀ। ਮਿਰਜਾ ਫਜਰ ਦਾ ਬਾਹਰਨਾ ਨਿਕਲਿਆ ਹੈ ਕਰਨ ਸੌਚ ਲਗੇ ਤੇ ਹੋਸ਼ਮੰਦ ਜਾਨੀ। ਜਦੋਂ ਜਾਕੇ ਵੇਖਿਆ ਵਿਚ ਤੰਬੂ ਮਿਰਜਾ ਹੋਇਆ ਬਹੁਤ ਸ਼ਰਮੰਦਾ ਜਾਨੀ। ਕਿਸ਼ਨ ਸਿੰਘ ਹੋਯਾ ਪਰੋਸਾਨ ਮਿਰਜਾ ਜਿਥੋਂ ਭਾਲਿਆ ਮ੍ਰਿਗ ਕਮੰਦ ਜਾਨੀ।

ਖਬਰ ਕਰਨੀ ਲਈ ਤੇ ਢੁਲੇ ਨੇ ਕਾਜੀ ਤੇ ਨਜੂਹੀਆਂ ਪਸ ਜਾਵਨਾ

ਲਧੀ ਹਾਲ ਸੁਣਕੇ ਗੁਜਰੀ ਤੋਂ ਤੁਰਤ ਦੁਲੇਨੂੰ ਜਾ ਸਗਾਵਦੀਏ। ਆਖੇ ਬਚਿਆ ਸੁਤਿਆਂ ਹੋਸ਼ ਕਰ ਲੈ ਚੜ੍ਹੀ ਫੌਜ ਲਾਹੌਰ ਤੋਂ ਆਂਵਦੀ ਏ। ਤੂੰ ਜੇ ਬੱਚਿਆ ਬਦੀ ਸੀ ਨਿਤ ਕਥਦਾ ਅਜ ਜਾਨ ਪਈ ਤੇਰੀ ਜਾਂਵਦੀ ਏ। ਹੁਣ ਲਾ ਲੈ ਜੋਰ ਜੇ ਲਗਦਾ ਈ ਮਾਂ ਪੁਤ ਨੂੰ ਆਖ ਸੁਣਾਵਦੀ ਏ। ਜਦੋਂ ਉਠਕੇ ਦੁਲੇ ਨੇ ਨਜਰ ਕੀਤੀ ਫੌਜ ਉਸਦੀ ਨਜ਼ਰ ਵਿਚ ਆਂਵਦੀ ਏ। ਚਲੋ ਕਾਜੀ ਤੋਂ ਪੁਛੀਏ ਨੇਕ ਸਾਹਤ ਦਿਲ ਚੁਲੇ ਦੇ ਬਾਤ ਇਹ ਭਾਂਵਦੀ ਏ। ਕਾਜੀ ਦੁਲੇ ਤੋਂ ਬਹੁਤ ਬੇਜ਼ਾਰ ਹੋਇਆ ਐਪਰ ਹੋਣੀ ਸਭਕੰਮ ਕਰਾਂਵਦੀ

ਏ। ਤਿੰਨ ਦਿਨ ਨਾ ਦੁਲਿਆ ਜੰਗ ਕਰਨਾ ਹੋਣੀ ਕਾਜ਼ੀ ਦੇ ਮੂੰਹੋਂ
ਕਢਾਂਵਦੀ ਏ। ਫਿਰ ਚਲਿਆ ਦੁਲਾ ਨਜ਼ੂਮੀਆਂ ਕੋਲ ਹੋਣੀ ਕਾਜ਼ੀ
ਨੂੰ ਅਗੋਂ ਪੁਚਾਂਵਦੀ ਏ। ਕਾਜ਼ੀ ਜੋ ਭੀ ਨਜ਼ੂਮੀ ਨੂੰ ਆਖਿਆ ਸੀ
ਹੋਣੀ ਉਸ ਨੂੰ ਖੂਬ ਪਕਾਂਵਦੀ ਏ। ਜਦੋਂ ਦੁਲਿਆਨੇ ਆਕੇ ਪੁਛਿਆ
ਸੀ ਪੰਡਤ ਆਖਦਾ ਪੋਬੀ ਬਤਲਾਵਦੀ ਏ। ਤਿੰਨ ਰੋਜ਼ ਸੇ ਦੁਲਿਆ
ਟਾਲ ਦੇਵੇਂ ਕਿਸ਼ਨ ਸਿੰਘ ਤਾਬੀਂ ਆਂਵਦੀ ਏ।

ਰਵਾਨ ਹੋਣਾ ਦੁਲੇ ਦਾ ਚੰਦੜਾ ਨੂੰ ਤਿੰਨ ਰੋਜ਼ ਟਾਲਣ ਵਾਸਤੇ ਅਤੇ ਰਸਤੇ 'ਚ
ਲਧੀ ਨੇ ਰੋਕਣਾ

ਦੁਲਾ ਪੰਜਸੌ ਸੰਗ ਸਵਾਰ ਲੈਕੇ ਤਰਫਨਾਨਕੇ ਦੇ ਪਿੰਡ ਚਲਿਆ
ਈ। ਖਬਰ ਲਧੀ ਨੂੰ ਕਿਸੇ ਨੇ ਆਨ ਦਸੀ ਤੁਰਤ ਉਸ ਨੇ ਰਾਹ
ਆ ਮਲਿਆ ਈ। ਮਥਾ ਜੋੜਕੇ ਸ਼ਾਹ ਦੇ ਨਾਲ ਬੱਚਾ ਹੁਣ ਕਾਸ
ਨੂੰ ਜਾਂਦਾ ਟਲਿਆ ਈ। ਟਬਰ ਤੇਰਾ ਬੰਨ੍ਹ ਲੈ ਜਾਵਣੀਗੇ ਅਕਬਰ
ਸ਼ਾਹ ਨੇ ਮਿਰਜੇ ਨੂੰ ਘਲਿਆ ਈ। ਤੇ ਤਾਂ ਸੂਰਮਾ ਨਾਮ ਸਦਾਂਵਦਾ
ਸੀ ਦੁਧ ਦਹੀਂ ਦੇ ਨਾਲ ਪਿਕਿਆ ਈ। ਨਾਮ ਕੈਰਾਂ ਵਿਚ ਮਸ਼ਹੂਰ
ਹੋਵੇ ਜੇ ਤੂ ਛੱਡ ਮੈਦਾਨ ਨੂੰ ਚਲਿਆ ਈ। ਜੇ ਤੂ ਦੁਲਿਆ ਪੁਤ
ਫਰੀਦ ਦਾ ਏਂ ਨਹੀਂ ਜਾਵੇਂਗਾ ਏਥੋਂ ਅਥਲਿਆ ਈ। ਯਾ ਜਾਨ
ਮੈਦਾਨ ਦੇ ਵਿਚ ਦੇਵੇਂ ਤੈਨੂੰ ਮਾਉਂ ਨੇ ਆਖ ਅਠਾਲਿਆ ਈ।
ਸਿਧਾ ਹੋਇਕੇ ਜੰਗ ਵਿਚ ਜਾਨ ਦੇਵੇਂ ਨਾਮ ਓਸਦਾ ਸੂਰਮਾ
ਰਲਿਆ ਈ। ਲਧੀ ਜ਼ੋਰ ਲਗਾਂਵਦੀ ਕਿਸ਼ਨ ਸਿੰਘਾ ਐਪਰ
ਪਿਛਾਂ ਨੂੰ ਮੂਲ ਨਾਵਲਿਆ ਈ।

ਜਾਣਾ ਨੁਲਰਾਂ ਦੁਲੇ ਦੀ ਅੰਰਤ ਦਾ ਵਾਸਤੇ ਮੌਜੂਨ ਦੇ ਤੇ ਵਾਪਸ ਨਾਅੰਣਾ ਦੁਲੇ ਦਾ

ਲਧੀ ਜਾਇਕੇ ਆਖਦੀ ਭੁਲਰਾਂ ਨੂੰ ਆਖਾ ਮਾਂ ਦਾ ਪੁਤ ਨਾ
ਮੰਨਦਾ ਈ। ਜੇਤਿਆ ਅਜ ਦੁਲਾ ਏਥੋਂ ਉਠ ਜਾਏ ਕਲ ਮੁਗਲ
ਬਾਂਧੀ ਸਾਨੂੰ ਬੰਨਦਾਈ। ਜਿੜੇਂ ਵਸ ਉਹਨੂੰ ਹੁਣ ਮੋੜ ਲੈ ਤੂ
ਕੋਈ ਲਾਕੇ ਵਿਚ ਨੰਗਦਾ ਨੀ। ਜਾ ਕੇ ਭੁਲਰਾਂ ਲਖੀ ਦੀ ਬਾਗ
ਕੇ ਵਿਚ ਨੰਗਦਾ ਨੀ। ਭਲਾ ਉਹਨਾਂ ਕੀ

ਪੂਰੀਆਂ ਪਾਈਆਂ ਸੀ ਜੇਹੜੇ ਐਰਤਾਂ ਦੇ ਘੜੇ ਭੰਨਦੇ ਨੀ। ਜੇਤਿਆ ਮਰਦ ਹੈ ਮੁੜ ਕੇ ਡਾਹ ਮੱਬਾ ਜਿਵੇਂ ਟਲੇ ਨਾ ਚੋਰ ਵਿਚ ਸੰਨ੍ਹ ਦੇ ਨੀ। ਕੈਰ ਹੋਕੇ ਪਿਠ ਨਾਂ ਦੇ ਪਿਆਰੇ ਚਾਹੜ ਸਲਾ ਜੋਵਨ ਛਨ ਦੇਨੀ। ਜੇ ਤਾਂ ਦਜਨਾ ਦੇ ਸੁਵਾਰ ਮੈਨੂੰ ਦੇਖ ਹੱਥ ਤੂੰ ਭੁਲਰ ਰੰਨ ਦੇ ਨੀ। ਖਾਲੀ ਹਥ ਜੇ ਸਾਨੂੰ ਛਡ ਜਾਵੇਂ ਕੌਣ ਰਹਿਣ ਦੇਵੇ ਵਿਚ ਛੰਦ ਦੇ ਨੀ। ਗਲਾਂ ਸੱਚੀਆਂ ਤੈਨੂੰ ਸੁਣਾਈਆਂ ਮੈਂ ਕਰੇ ਸੋਚ ਜਗਾ ਵਿਚ ਮਨ ਦੇ ਨੀ। ਜੇਤਿਆ ਸੂਰਮਾ ਹਥ ਦਿਖਾਈ ਬੇਲੀ ਮੁਲਲ ਹੋਣ ਦੂਰੇ ਵਾਂਗ ਰੰਨਦੇ ਨੀ। ਡਰੇਦਾ ਮੁਗਲਾਂ ਤੋਂ ਭੱਜਿਆ ਜਾਂਵਦਾ ਏ ਜਿਵੇਂ ਜਾਨ ਲਾਗੀ ਮੇਰੀ ਭੰਨਦਾ ਨੀ। ਕਿਸ਼ਨ ਸਿੰਘ ਨੂੰ ਭੁਲਰਾਂ ਆਖਦੀ ਸੀ ਅਸੀਂ ਮਰਾਂਗੇ ਬਾਜ ਨਾ ਹਿੰਦ ਦੇ ਨੀ।

ਜਾਣਾ ਦੁਲੇ ਦਾ ਵਿਚ ਨਾਨਕੇ ਪਿੰਡ ਦੇ

ਦੁਲਾ ਭੁਲਰਾਂ ਨੂੰ ਮੋੜਕੇ ਤੇ ਵਿਚ ਚੰਡਰਾਂਦਾ ਜਾਕੇ ਵੜਦਾ ਏ। ਜਦੋਂ ਪੰਜ ਸੌ ਨਾਲ ਸਵਾਰਲੈਕੇ ਪਾਸ ਮਾਮੇ ਦੇ ਜਾਕੇ ਛਡਦਾ ਏ। ਆਓ ਭਾਨਜੇ ਕਿਥੇ ਨੂੰ ਦੌੜ ਕੀਤੀ ਅਜ ਕਟਕ ਕਿਸਦੇ ਸਿਰ ਚੜ੍ਹਦਾ ਏ। ਅਸੀਂ ਆਏ ਸੀ ਅਜ ਸ਼ਕਾਰ ਕਰਨੇ ਦੇਖੇ ਬਾਤ ਕੈਸੀ ਢੁਲਾ ਸੜਦਾ ਏ। ਮੈਂ ਤਾਂ ਘਨਦਾ ਲਗਿਆ ਸੀ ਚੰਡਰਾਂ ਦਾ ਮੇਰਾ ਕਾਲਜਾ ਤਦੋਂ ਦਾ ਸੜਦਾ ਏ। ਦਿਲ ਆਈ ਦਲੀਲ ਬਖਸ਼ਾਂਵਦੀ ਹੈ ਦੇਖੇ ਮਨੀਆਂ ਠੰਢੀਆਂ ਜੜਦਾ ਹੈ। ਮਾਮਾ ਦੁਲੇ ਦੀ ਇਤਨੀ ਗਲ ਸੁਣਕੇ ਖੂਬ ਜਫੇ ਵਿਚ ਘੁਟਕੇ ਫੜਦਾ ਹੈ। ਨਾਲੇ ਖੂਬ ਸੀ ਏਹਨਾਂ ਦੀ ਟੈਹਲ ਕੀਤੀ ਐਪਰ ਦੁਲੇ ਨੇ ਰਖਿਆ ਪੜਦਾ ਹੈ ਹੁਣ ਪਿਛੇ ਦਾ ਸੁਣੈ ਸਵਾਲ ਯਾਰੇ ਮਿਰਜਾ ਨੌਕਰੀ ਦੇ ਨਾਲ ਲੜਦਾ ਹੈ। ਕਿਸ਼ਨ ਸਿੰਘ ਲੁਟਕੇ ਸ਼ੇਰ ਜਾਵੇ ਕੇਹੜਾ ਫਿਰ ਮੈਦਾਨ ਵਿਚ ਵੜਦਾ ਹੈ।

ਮਿਰਜੇ ਨੇ ਡਰੈਣ ਵਾਸਤੇ ਫੋਕੀਆਂ ਵਾਰਾਂ ਕਰਨੀਆਂ

ਮਿਰਜਾ ਪਿੰਡ ਵਿਚ ਫੌਜ ਨੂੰ ਭੇਜਕੇ ਤੇ ਸ਼ਭਕਾਂ ਫੋਕੀਆਂ ਪਹਿਲੇ ਚਲਾਂਵਦਾਈ। ਨਾਲੇ ਸਭ ਸਰਦਾਰਾਂ ਨੂੰ ਆਖ ਮੂੰਹੋਂ ਦਿਲ ਉਨ੍ਹਾਂ

ਦਾ ਖੂਬ ਠਹਿਰਾਵਦਾ ਈ। ਦੁਲਾ ਦੇਖ ਕੇ ਇਸ ਜਲ੍ਹਸ ਤਾਈਂ
ਦੇਖੋ ਕੈਸਾ ਹੁਣ ਜੰਗ ਨੂੰ ਆਵਦਾ ਈ। ਕੀ ਹੈ ਤਾਬ ਜੋ ਸ਼ਾਹ ਦੇ
ਨਾਲ ਅੜਦਾ ਵੇਹੀ ਪਾਂਧੀਆਂ ਲੁਟਕੇ ਖਾਂਵਦਾ ਈ। ਚੰਗੀ ਕਰ
ਤਾਂ ਅੱਜ ਹੀ ਆਨ ਮਿਲਸੀ ਨਹੀਂ ਤਾਂ ਕੋੜਮਾ ਕੁਲ ਨ ਪਾਂਵਦਾ
ਈ। ਅਸੀਂ ਪਹਿਲਾਂ ਤਾਂ ਲੜਾਂਗੇ ਕਿਸ਼ਨ ਸਿੰਘਾ ਬਾਤ ਸਭ ਨੂੰ
ਆਖ ਸੁਨਾਵਦਾ ਈ।

ਲਧੀ ਨੇ ਗੋਲੀਆਂ ਦੀ ਗੁੰਜ ਸੁਣਕੇ ਵਡੇ ਪੁਤ ਮੇਹਰੂ ਨੂੰ ਸਦਣਾ ਅਤੇ ਤਿਆਰ ਹੋਣਾ

ਸੁਣੀ ਰਾਜ ਜਾਂ ਲੱਧੀ ਨੇ ਗੋਲੀਆਂ ਦੀ ਤੁਰਤ ਮੇਹਰੂ ਨੂੰ ਚਾ
ਬੁਲਾਇਆ ਈ। ਉਠ ਬਚਿਆ ਮੇਹਰੂਆਹੋਸ਼ ਕਰ ਤੂ ਕਟਕ ਅਜ
ਲਾਹੌਰ ਤੋਂ ਆਇਆ ਈ। ਦੁਲਾ ਭਜਕੇ ਨਾਨਕੇ ਜਾ ਵਜ਼ਿਆ
ਸਾਰਾ ਉਸ ਦਾ ਹਾਲ ਸੁਣਾਇਆ ਈ। ਜਦੋਂ ਦੁਲੇ ਦਾ ਮਾਂ ਤੋਂ
ਹਾਲ ਸੁਣਿਆਂ ਇਕ ਬੋਲ ਇਹ ਮੇਹਰੂ ਨੂੰ ਲਾਇਆ ਈ। ਹੁਣ
ਉਸਨੂੰ ਜਾਕੇ ਢੂਡ ਮਾਤਾ ਮਖਣ ਨਾਲ ਜੋ ਬੁਰਜ ਬਣਾਇਆ ਈ
ਮੈਨੂੰ ਕਦੀ ਨਾ ਚੂਰਮਾ ਕੁਟਦਿਤਾ ਕਦੀ ਗੋਹੜ ਨਾ ਗਲ ਬਲਾ-
ਇਆ ਈ। ਮੈਨੂੰ ਢੂਡ ਦੇ ਵਹਿਦੀ ਵਹਿੰਦੀ ਲਖ ਗਾਲੀ ਦੁਲਾ
ਦੁਪ ਥੀਂ ਨਹੀਂ ਹਟਾਇਆ ਈ। ਸੁਣਦੇ ਸਾਰ ਹੀ ਲਧੀ ਨੇ ਢਾਹ
ਮਾਰੀ ਤਦੋਂ ਮਹਿਰੂ ਨੂੰ ਰਹਿਮ ਭੀ ਆਇਆ ਈ। ਡਿਗਾਂ ਖੂਹ
ਦੇ ਵਿਚ ਜੇ ਕਹੇ ਮਾਤਾ ਤੇਰਾ ਹੁਕਮ ਨਾ ਕਦੇ ਭੁਲਾਇਆ ਈ।
ਐਪਰ ਅਮਲ ਦੇ ਨਾਲ ਰਜਾ ਮੈਨੂੰ ਏਹੋ ਮੇਹਰੂ ਸੁਆਲ ਪਾਇਆ
ਈ। ਲੱਧੀ ਸਾਰੇ ਹੀ ਨਸ਼ਾਮਿਲਾਕੇ ਤੇ ਝਟ ਮਦਰਾ ਚਾ ਬਨਾਇਆ
ਈ। ਡਾਵਾਂ ਡੱਗ ਕੌਤੀ ਮੈਂ ਸ਼ੇਰ ਵਾਲਾ ਤੁਰਤ ਮੇਹਰੂ ਨੂੰ ਜਾ
ਭੜਕਾਇਆ ਈ। ਬਾਤਾਂ ਯਾਰ ਸੀ ਮੇਹਰੂ ਦੇ ਪੇਸਤੀ ਜੂ ਛਿਰ
ਲਧੀ ਨੇ ਨਕਲ ਕਰਾਇਆ ਈ। ਜਦੋਂ ਨਸ਼ੇ ਨੇ ਆਣ ਕੇ ਲੈਹਰ
ਦਿਤੀ ਹੁਕਮ ਨੌਕਰਾਂ ਕਾ ਸੁਨਾਇਆ ਈ। ਝਟ ਘੋੜੇ ਕਰੋ ਤਿਆਰ
ਬਾਰਾਂ ਕਿਸ਼ਨ ਸਿੰਘ ਨੇ ਰੋਜ਼ਾ ਕਸਾਇਆ ਈ

ਮੇਹਰੂ ਨੇ ਰੋਜ਼ੇ ਨਾਮ ਘੋੜੇ ਤੇ ਸਵਾਰ ਹੋਣਾ ਤੇ ਬਾਰਾਂ ਪੋਸਤੀਆਂ ਨਾਲ ਮੈਦਾਨ
ਵਿਚ ਆਕੇ ਲੜਨਾ।

ਮੇਹਰੂ ਵਿਜੈ ਜਦੋਂ ਸਵਾਰ ਹੁੰਦਾ ਦਿਲ ਉਸਦਾ ਸ਼੍ਲੋਰ ਮਿਸਾਲ
ਹੋਇਆ। ਨਾਲ ਨਸ਼ੇ ਦੀ ਲਹਿਰ ਨੇ ਜੋਰ ਕੀਤਾ ਨਾਲ ਹੌਸਲੇ ਦੇ
ਚੇਹਰਾ ਲਾਲ ਹੋਇਆ। ਪਹਿਨ ਲਏ ਸੀ ਜਦੋਂ ਹਥਿਆਰ
ਸਾਰੇ ਸ਼੍ਲੋਕ ਜੰਗ ਦਾ ਤਦੋਂ ਕਮਾਲ ਹੋਇਆ। ਮੇਹਰੂ ਬਾਰਾਂ
ਹੀ ਪੋਸਤੀ ਸੰਗ ਲੈ ਕੇ ਦਿਲ ਦੁਸ਼ਮਨਾਂ ਦੇ ਹੈਸੀ ਚਾਲ ਹੋਇਆ।
ਨੇਪੜੇ ਜਾਇਕੇ ਰੋਜੇ ਨੂੰ ਛੋੜਕੇ ਤੇ ਵਿਚ ਜਾਂਵਦਾ ਗਾਲ ਹੋਇਆ।
ਢਾਹਾਂ ਮਾਰਕੇ ਕਈ ਸਰਦਾਰ ਫੱਦੇ। ਤਦੋਂ ਛੌਜਾਂ ਦਾ ਹਾਲ ਬਦ
ਹਾਲ ਹੋਇਆ। ਆਪ ਕਿਸੇ ਦੇ ਹਥ ਨਾਂ ਆਵਦੇ ਨੇ ਕਾਲ ਆਨ
ਕੇ ਜਿਨਾਂ ਦੀ ਢਾਲ ਹੋਇਆ। ਸੋਲਾਂ ਮੇਹਰੂ ਨੇ ਜਦੋਂ ਸਰਦਾਰ
ਵੱਡੇ ਤਦੋਂ ਉਸ ਦਾ ਹਾਲ ਬੇਹਾਲ ਹੋਇਆ। ਸਾਰੇ ਆਣੀ ਜਾਨ
ਬਚਾਂਵਦੇ ਸੀ ਵਿੰਗਾ। ਇਕ ਨਾ ਮੇਹਰ ਦਾ ਵਾਲ ਹੋਇਆ। ਮੁੜਕੇ
ਲਧੀ ਨੂੰ ਮੇਹਰਾ ਸਲਾਮ ਕਰਦਾ ਕਿਸ਼ਨ ਸਿੰਘ ਜੀ ਬੜਾ ਖੁਸ਼ਹਾਲ
ਹੋਇਆ।

ਦੂਸਰੀ ਲੜਾਈ ਮੇਹਰੂ ਪੋਸਤੀ ਦੀ

ਰੋਜ ਦੂਸਰੇ ਮੇਹਰੂ ਤਿਆਰ ਹੋਕੇ ਤੁਰਤ ਜਾਇਕੇ ਫੌਜ ਵਿਚ
ਵਾਜਿਆ ਈ। ਜਾ ਫੌਜ ਵਿਚ ਹਿਲ ਜੁਲ ਪਾ ਦਿਤੀ ਜਦੋਂ ਸ਼੍ਲੋਰ
ਵਾਂਗੂ ਉਥੇ ਗਜਿਆ ਈ। ਨਾਲ ਤੇਗ ਫੜਾਂਵਦਾ ਚਾਰ ਤਰਫੀਂ
ਖੂਬ ਨਸ਼ੇ ਦੇ ਨਾਲ ਹੀ ਰਜਿਆ ਈ। ਫਿਰ ਆਖਦਾ ਆਇਕੇ
ਲੜੇ ਮਿਰਜਾ ਜੇਕਰ ਉਸਨੂੰ ਆਂਵਦੀ ਲਜਿਆ ਈ। ਐਵੇਂ ਲੋਕਾਂ
ਨੂੰ ਜੰਗ ਵਿਚ ਮਾਰਦਾ ਏ ਮਿਰਜੇ ਆਪਣਾ ਆਪ ਤਾਂ ਕਜਿਆ
ਈ। ਕਈ ਮੇਹਰੂ ਨੇ ਮਾਰ ਚੁਵਾਨ ਦਿਤੇ ਚਾਰ ਪੋਸਤੀ ਭੀ ਤਨ
ਸਜਿਆ ਈ। ਜਦੋਂ ਮੇਹਰੂ ਦੇ ਆਦਮੀ ਚਾਰ ਮੇਏ ਲੈਕੇ ਬਾਕੀਆਂ
ਨੂੰ ਤਦੋਂ ਭਜਿਆ ਈ। ਕਿਸ਼ਨ ਸਿੰਘ ਜੋ ਮੇਹਰੂ ਦੇ ਵਸ ਲਗਾ
ਦੂਜੀ ਵਾਰ ਲਜਾਇ ਉਪਰ ਸਜਿਆ ਈ।

ਮੇਹਰੂ ਨੇ ਵਾਪਸ ਜਾਕੇ ਹਾਲ ਦਸਣਾ ਚਾਰ ਪੋਸਤੀ ਦੇ ਮਰਨ ਦਾ ਤੇ
ਕਹਿਣਾ ਕਿ ਮੈਂ ਕਲ ਜੰਗ ਕਰਨ ਜਾਣਾ ਹੈ

ਮੇਹਰੂ ਜਾਇਕੇ ਲਧੀ ਨੂੰ ਦਸਦਾ ਹੈ ਸੁਣੀ ਅਜ ਦਾ ਮੇਰਾ
ਬਿਆਨ ਮਾਤਾ। ਮੁਗਲ ਅਜ ਭੀ ਜੰਗ ਵਿਚ ਕਈ ਮਾਰੇ ਪਰ
ਮੇਰਾ ਭੀ ਰੋਇਆ ਨੁਕਸਾਨ ਮਾਤਾ। ਅਜ ਵਿਚ ਮੈਦਾਨ ਦੇ ਜੰਗ
ਕਰਕੇ ਗਈ ਪੋਸਤੀ ਚਾਰ ਦੀ ਜਾਨ ਮਾਤਾ। ਇਸ ਵਾਸਤੇ ਅਜ
ਉਦਾਸ ਹਾਂ ਮੈਂ ਚੇਹਰਾ ਹੋ ਗਿਆ ਪਰੇਸ਼ਾਨ ਮਾਤਾ। ਕਲ ਜਾਇਕੇ
ਜੰਗ ਨਾ ਮੂਲ ਕਰਸਾਂ ਮੈਨੂੰ ਲਭਦਾ ਨਹੀਂ ਪੀਣ ਖਾਣ ਮਾਤਾ।
ਦੂਏ ਰੋਜ਼ ਮੈਂ ਮੁਗਲਾਂ ਨੂੰ ਠੰਗਿਆ ਸੀ ਸਾਰਾ ਲਾਕੇ ਜੋਰ ਤੇ
ਤਾਣ ਮਾਤਾ। ਇਕ ਗਲ ਤੈਨੂੰ ਅਜ ਆਖਦਾ ਹਾਂ ਸੁਣੀ ਇਸਨੂੰ
ਲਾਇਕੇ ਕਾਨ ਮਾਤਾ। ਜੰਗ ਵਾਸਤੇ ਕਰੀਂ ਤਿਆਰ ਜਾਕੈ ਬੇਟਾ
ਦੁਲੇ ਦਾ ਜੋ ਨੂਰ ਖਾਂ ਮਾਤਾ। ਕਲ ਮੂਲ ਨਾ ਪੈਰ ਰਕਾਬ ਪਾਵਾਂ
ਮੌਰੀ ਗਲ ਨੂੰ ਤੂੰ ਸੁਣੀ ਜਾਣ ਮਾਤਾ। ਕਿਸ਼ਨ ਸਿੰਘ ਤੈਨੂੰ ਖਬਰ-
ਦਾਰ ਕੀਤਾ ਮਤਾਂ ਕਲ ਨੂੰ ਹੋਵੇਂ ਹੈਰਾਨ ਮਾਤਾ।

ਨੂਰ ਖਾਂ ਦਾ ਰਵਾਨਾ ਹੋਏ। ਵਾਸਤੇ ਜੰਗ ਦੇ

ਦਸ ਸਾਲ ਦੀ ਉਮਰ ਸੀ ਨੂਰ ਖਾਂ ਦੀ ਜਦੋਂ ਜੰਗ ਨੂੰ ਕੀਤਾ
ਚਿਆਰ ਯਾਰੇ। ਲਕ ਕੱਸਕੇ ਪਹਿਨ ਹਥਿਆਰ ਸਾਰੇ ਜਾਵੇ ਲਧੀ
ਦੇ ਵਲੋਂ ਸਵਾਰ ਯਾਰੇ। ਅੰਮਾਂ ਦਸਮੈਨੂੰ ਕਿਹੜੀਤਰਫ ਜਾਵਾਂ ਮੁਗਲ
ਮਲਿਆ ਹੈ ਕੇਹੜਾ ਬਾਰ ਯਾਰੇ। ਬਚਾ ਸਦਕੇ ਜਾਵਾਂ ਮੈਂ ਜਾਹ
ਵਾਰੀ ਜਾਣਾ ਹੋਇਕੇ ਖੂਬ ਹੁਸ਼ਿਆਰ ਯਾਰੇ। ਡੇਰਾ ਮੁਗਲਾਂ ਤਰਫ
ਲਾਹੌਰ ਦੀ ਹੈ ਜਾਵੀਂ ਕਿਤੋਂ ਦੁਸਰੇ ਪਾਰ ਯਾਰੇ। ਤੁਰਤ ਲਧੀ ਨੂੰ
ਆਣ ਸਲਾਮ ਕੀਤਾ ਨਾਲੇ ਅੱਲਾ ਮਨ ਚਿਤਾਰ ਯਾਰੇ। ਘੋੜਾ
ਛੋੜ ਮੈਦਾਨ ਦੇ ਵਿਚ ਵੜਿਆ ਦੂਰੋਂ ਕਰਦਾ ਸੀ ਮਾਰ ਹੀ ਮਾਰ
ਯਾਰੇ। ਕੰਬ ਗਏ ਸੀ ਮੁਗਲ ਸਰਦਾਰ ਸਾਰੇ ਜਦੋਂ ਗਜਿਆ ਖੂਬ
ਲਲਕਾਰ ਯਾਰੇ। ਸਾਰੇ ਆਖਦੇ ਸੀ ਦੁਲਾਅਇ ਗਿਆਖੂਨ ਇਸ
ਕੀਤੇ ਬੇਸ਼ੁਮਾਰ ਯਾਰੇ। ਮੁਗਲ ਜਾਨ ਬਚਾਂਵਦੇ ਇਕ ਦੂਜੀ ਕਠੇ

ਦਸਦੇ ਨਾਂ ਦੇ ਚਾਰ ਯਾਰੇ। ਬੇਈਮਾਨ ਕਾਜੀ ਸੀ ਜੋ ਵਿਚ ਪਿੰਡੀ ਕਰਕੇ ਦਿਲ ਦੇ ਵਿਚ ਵਿਚਾਰ ਯਾਰੇ। ਜਾ ਮਿਰਜੇ ਨੂੰ ਝੱਟ ਇਹ ਖਬਰ ਦਿਤੀ ਦੁਲਾ ਪਿੰਡੀਓਂ ਹੋਇਆ ਫਰਾਰ ਯਾਰੇ। ਇਹ ਤਾਂ ਪ੍ਰਤੀ ਹੈ ਦੁਲੇ ਦਾ ਜੰਗ ਕਰਦਾ ਲਓ ਹੋਸਲਾ ਮਨਵਿਚ ਧਾਰਯਾਰੇ। ਮੌਨੂੰ ਦੁਲੇ ਨੇ ਬਹੁਤ ਹੀ ਦੁਖ ਦਿੜਾਇਸ ਵਾਸਤੇ ਕੀਤਾ ਇਜਹਾਰ ਯਾਰੇ। ਸੁਣੀ ਮਿਰਜੇ ਨੇ ਕਾਜੀ ਦੀ ਗਲ ਜਦੋਂ ਚਾਂਗਾਂ ਮਾਰਦਾ ਹੱਥ ਉਲਾਰ ਯਾਰੇ। ਕਈ ਮੁਗਲ ਆਏ ਝੱਟ ਪਾਸ ਉਸਦੇ ਜਦੋਂ ਮਿਰਜੇ ਦੀ ਸੁਣੀ ਪੁਕਾਰ ਯਾਰੇ। ਮਿਰਜਾ ਆਖਦਾ ਦੁਲੇ ਦਾ ਪ੍ਰਤੀ ਹੈ ਤਾਂ ਲਓ ਘੇਰ ਜਲਦੀ ਵਿਚ ਘਾਰ ਯਾਰੇ। ਕਿਸ਼ਨ ਸਿੰਘ ਸੀ ਪਕੜਨਾ ਪਾਏ ਘੇਰਾ ਇਕੱਠੇ ਹੋਕੇ ਕਈ ਸਰਦਾਰ ਯਾਰੇ।

ਮੁਗਲਾਂ ਨੇ ਭੇਦ ਪਾਕੇ ਪਿੰਡੀ ਵਿਚ ਲੁਟਣਾ ਤੇ ਦੁਲੇ ਤੇ ਕੁਟੰਬ ਨੂੰ ਗ੍ਰਹਤਾਰ ਕਰਨਾ

ਜਦੋਂ ਕਾਜੀ ਨੇ ਦਸਿਆ ਭੇਦ ਸਾਰਾ ਖੁਸ਼ੀ ਮੁਗਲਾਂ ਦੇ ਦਿਲ ਵਿਚ ਆਂਵਦੀ ਏ। ਨਾਲ ਹੋਸਲੇ ਦੇ ਇਕ ਪਲ ਅੰਦਰ ਫੌਜ ਆ ਪਿੰਡੀ ਵਲ ਧਾਂਵਦੀ ਏ। ਨਾਹਰੇ ਮਾਰਦੇ ਮਾਰਹੀ ਮਾਰ ਕਰਕੇ ਸਾਰੇ ਸ਼ਹਿਰ ਨੂੰ ਖੂਬ ਲੁਟਾਂਵਦੀ ਏ। ਘਰ ਦੁਲੇ ਦਾ ਖੂਬ ਹੀ ਲੁਟਿਆ ਸੀ ਛੱਡ ਚੀਜ਼ ਨਾਂ ਜੇਹੜੀ ਦਿਸ ਆਂਵਦੀ ਏ। ਫਿਰ ਬੰਨ੍ਹਿਆ ਦੁਲੇ ਦਾ ਬਾਲ ਬੱਚਾ ਸੁਣਕੇ ਹੋਈਆਂ ਮੇਹਰ ਨਾ ਆਂਵਦੀ ਏ। ਰੋਂਦੀ ਭੁਲਰਾਂ ਦੁਲੇ ਦੀ ਘਰ ਵਾਲੀ ਨਾਲੇ ਆਪਣਾ ਆਪ ਵੈਜਾਂਵਦੀ ਏ। ਹਾਇ ਵੇ ਲਾਜ਼ਿਆ ਛੱਡ ਕੇ ਗਿਆ ਕਿਥੇ ਅਜ ਜਾਨ ਅਸਾਡੜੀ ਜਾਂਵਦੀਏ। ਸਾਡੇ ਭਾਣੇ ਮੋਇਆਂਸਮਾਨ ਹੋਇਓਂ ਵੈਣ ਕਰਨ ਤੋਂ ਲਧੀ ਹਟਾਂਵਦੀ ਏ। ਭੈਣ ਦੁਲੇ ਦੀ ਬਖਤੇਨਾਮ ਜਿਸਦਾ ਰੋ ਰੋ ਜਾਨ ਗਵਾਂਵਦੀ ਏ। ਨਿਜ ਆਈ ਮੈਂ ਵੀਰਨਾਂ ਮਿਲਣ ਤੈਨੂੰ ਬੋਲ ਬੋਲ ਕੇ ਕੂਕ ਸੁਣਾਂਵਦੀ ਏ ਜੇ ਮੈਂ ਜਾਣਦੀ ਪਿੰਡੀ ਨਾਂ ਪੈਰ ਧਰਤੀ ਢਾਹਾਂ ਮਾਰ ਬੇਹੋਸ਼ ਹੋ ਜਾਂਵਦੀ ਏ। ਲਧੀ ਆਖਦੀ ਬਸ ਕਰ ਬਚੀਏ ਨੀ ਅਗੇ ਹੋਣੀ ਦੇ ਪੇਸ਼ ਨਾਂ ਜਾਂਵਦੀ ਏ। ਕਹੇ ਮਾਉਂ ਮਰਾਂ ਮੈਂ ਜਹਿਰ ਖਾਕੇ ਮੈਨੂੰ ਜਿੰਦਗੀ ਮੂਲਨਾਂ

ਭਾਂਵਦੀ ਏ। ਛੋਟੀ ਬਹਿਨ ਤਾਂ ਬਖਤੇ ਵੀ ਵੈਨ ਲਰਦੀ ਬਾਹਾਂ ਮਾਂ
ਦੇ ਗਲ ਵਿਚ ਪਾਂਵਦੀ ਏ। ਹਾਇ ਅੰਮੜੀਏ ਨਿਜ ਜਣੇਦੀਓਂ ਨੀ
ਕਿਥੇ ਮੌਤ ਹੁਣ ਜਾਇ ਵਡਾਂਵਦੀ ਏ। ਵੀਰ ਡਰ ਸੁਣੇ ਛੱਡ ਕੇ
ਜਾਇ ਗਿਆ ਸਾਡੀ ਜਿੰਦੜੀ ਧੂ ਹੀ ਖਾਂਵਦੀ ਏ। ਸਾਡਾ ਹਾਲਕੀ
ਕਰਨ ਲਾਹੌਰ ਜਾਕੇ ਇਸ ਵਾਸਤੇ ਜਾਨ ਘਬਰਾਂਵਦੀ ਏ। ਵੀਰ
ਭੈਨ ਨੂੰ ਛੱਡ ਕੇ ਭਜ ਗਿਆ ਤਾਂਹੀਏਂ ਮਾਸ ਸਾਡਾ ਅਜ ਖਾਂਵਦੀ
ਏ। ਹਾਇ ਮੁਗਲਾਂ ਤੋਂ ਜਾਨ ਬਚਾ ਸਾਡੀ ਇਹ ਬੋਲ ਕੇ ਬਾਂਹ
ਉਠਾਂਵਦੀ ਏ। ਬੇਟੀ ਦੁਲੇ ਦੀ ਨਾਨ ਸਲੀਮੇ ਜਿਸਦਾ ਰੋ ਰੋ ਕੇ ਰੁਖ
ਰੁਵਾਂਵਦੀ ਏ। ਹਾਏ ਬਾਬਲਾ ਛੱਡ ਕੇ ਗਿਆ ਕਿਥੇ ਫੌਜ ਬੰਨਕੇ
ਸਾਨੂੰ ਲਜਾਂਵਦੀ ਏ। ਝੱਬ ਆਇਕੇ ਲਵੇ ਛੁਡਾਇ ਸਾਨੂੰ ਗੋਯਾ
ਸੁਤੇ ਨੂੰ ਪਈ ਜਗਾਂਵਦੀ ਏ। ਸਾਡਾ ਹਾਲ ਕੀ ਹੋਵੇਗਾ ਬਾਬਲਾ
ਵੇ ਨੰਗੀ ਤੇਗ ਸਾਨੂੰ ਦਿਖ ਆਂਵਦੀ ਏ। ਬੇਟਾ ਨੂਰ ਖਾਂ ਜੁਦਾ ਸੀ
ਕੈਦ ਕੀਤਾ ਓਹਦੀ ਲਧੀ ਨੂੰ ਖਬਰ ਨਾਂ ਆਂਵਦੀ ਏ। ਦਿਲ
ਲਧੀ ਦੇ ਵਿਚ ਸੀ ਗਮ ਕਰਦੀ ਐਪਰ ਬੋਲਕੇ ਨਹੀਂ ਸਨਾਂਵਦੀਏ।
ਲਧੀ ਦੇਖਕੇ ਹਾਲ ਕਬੀਲੜੇ ਦਾ ਨਾਲੇ ਰੋਏ ਤੇ ਨਾਲੇ ਬੜਾਂਵਦੀ
ਏ। ਏਹਨੂੰ ਜ਼ਿਮੀਂ ਅਸਮਾਨ ਨਾ ਵੇਹੜ ਦੇਵੇ ਜਾਨ ਆਪਣੀ ਪਈ
ਹੁਵਾਂਵਦੀ ਏ। ਕਿਸ਼ਨ ਸਿੰਘ ਚਲ ਮੇਹਰ ਨੂੰ ਖਬਰ ਕਰੀਏ ਇਹ
ਆਂ ਦਿਲ ਮੇਰੇ ਵਿਚ ਆਂਵਦੀ ਏ।

ਖਬਰ ਦੇਣੀ ਮੇਹਰੂ ਪੇਸ਼ਤੀ ਨੂੰ ਤੇ ਉਸਦ ਸੁਖਰਾ ਬਣਕੇ ਲਧੀ ਕੇਲ੍ਹ ਜਾਣਾ

ਜਦੋਂ ਪਿੰਡ ਨੂੰ ਮਾਰ ਉਜਾੜ ਕੀਤਾ ਖੌਫ ਦੁਲੇ ਦਾ ਸਭ ਉਠਾ
ਇਆ ਏ। ਅਜ ਕਰਾਂਗੇ ਅਸੀਂ ਮੁਕਾਮ ਏਥੇ ਮੁਗਲਾਂ ਮਿਰਜ਼ੇ ਨੂੰ
ਆਖ ਸੁਨਾਇਆ ਏ। ਬੜੇ ਮੁਟਲਾਂ ਦੇ ਹੋਂ ਸਲੇ ਬਹੁਤ ਸਾਰੇ ਡੇਰਾ
ਸਿਬ ਦੇ ਵਿਚ ਲਗਾਇਆ ਏ। ਜਦੋਂ ਫਜਰ ਨੂੰ ਫੌਜਨੇ ਕੂਚਕੀਤਾ
ਕਿਸੇ ਮੇਹਰੂ ਨੂੰ ਚਾ ਬੁਲਾਇਆ ਏ। ਪਿੰਡੀ ਮੁਗਲਾਂ ਨੇ ਲੁਟਲਈ
ਮੇਹਰੂਆ ਵੇ ਅਤੇ ਤੁਧ ਨੂੰ ਹੋਸ਼ ਭੁਲਾਇਆ ਏ। ਜਦੋਂ ਮੇਹਰੂ ਨੇ
ਇਤਨੀ ਜਾਸ਼ ਸਣੀ ਸਬਰੋਸ਼ਾਹ ਦਾ ਸਾਂਗ ਬਨਾਇਆ ਏ। ਚਾਬੀ

'ਭੋਰੇ ਦੀ ਲੱਧੀ ਦੇ ਪਾਸ ਆਈ ਜਿਸਦੇ ਵਿਚ ਸੀ ਰੋਜਾ ਲੁਕਾਯਾ ਈ। ਡੰਡੇ ਪਕੜਕੇ ਤੁਰਤ ਤਿਆਰ ਹੋਇਆ ਬੈਲਾ ਬਗਲ ਦੇ ਵਿਚ ਲਟਕਾਇਆ ਈ। ਜਦੋਂ ਮੁਗਲਾਂ ਵੀ ਫੌਜ ਦੇ ਪਾਸ ਜਾਂਦਾ ਪੈਹਰੇ ਦਾਰ ਨੇ ਅਗੇ ਅਟਕਾਇਆ ਈ। ਕਿਤਦਾਨਮੈਂ ਲੱਧੀ ਤੋਂ ਮੰਗਦਾ ਹਾਂ ਸੁਥਰੇ ਸ਼ਾਹ ਨੇ ਇਹ ਫੁਰਮਾਇਆ ਈ। ਸੁਥਰਾਲੱਧੀ ਤੋਂ ਦਾਨ ਇਕ ਮੰਗਦਾ ਹੈ ਜਾਏ ਮਿਰਜੇ ਨੂੰ ਇਹ ਬੜਾਯਾ ਈ। ਮਿਰਜਾ ਆਖਦਾ ਉਸ ਨੂੰ ਜਾਨੀ ਦਿਉ ਸੁਥਰਾ ਜਾਏ ਨਾ ਜਦੋਂ ਹਟਾਯਾਈ। ਸਦਾ ਕਰਦਾ ਹੈ ਲੱਧੀ ਦੇ ਪਾਸ ਜਾਕੇ ਨਾਲੇ ਰਮਜ਼ ਦੇ ਨਾਲ ਸਮਝਾਇਆ ਈ। ਮਾਤਾ ਦੇਹ ਚਾਬੀ ਇਸ ਕੋਠੜੀ ਦੀ ਰੋਜ਼ ਜਿਸਦੇ ਵਿਚ ਲੁਕਾਇਆ ਈ। ਜਦੋਂ ਚਾਬੀਆਂ ਲਗੀਆਂ ਹਥ ਉਹਦੇ ਝਟ ਪਿਛਾਂਹ ਹੈ ਮੂੰਹ ਭੁਵਾਇਆ ਈ। ਫਿਰ ਮੇਹਰੂ ਨੇ ਪਿੰਡ ਵਿਚ ਜਾਕੇ ਤੁਰਤ ਵਿਜੈ ਦਾ ਕੁਫਲ ਖੁਲਾਇਆ ਈ। ਰੋਜਾ ਮੇਹਰੂ ਦੇ ਵਲ ਧਿਆਨ ਕਰਕੇ ਨਾਲ ਕਰੋਧ ਦੇਹਨਹਨਾਇਆ ਈ। ਜਾਨੋ ਆਖਦਾ ਹੈ ਭੁਖਿਆਂ ਮਾਰ ਮੈਨੂੰ ਅਜ ਜ਼ਹਿਨ ਥੀਂ ਆਨ ਦਿਖਾਇਆ ਈ ਜੇ ਤੂ ਮੇਹਰੂਆ ਮੇਰੇ ਨਜੀਕ ਆਵੇਂ ਤੇਨੂੰ ਜਾਨ ਤੋਂ ਮਾਰ ਮੁਕਾਇਆ ਈ। ਮੇਹਰੂ ਆਖਦਾ ਵਸ ਨਾ ਕੁਝ ਮੇਰੇ ਸਾਰਾ ਕੋੜਮਾ ਬਨ ਚਲਾਇਆ ਈ। ਮੈਂ ਭੀ ਅਜ ਭੋਰੇ ਵਿਚੋਂ ਨਿਕਲਿਆ ਹਾਂ ਮੈਨੂੰ ਭੁਖ ਪਿਆਸ ਸਤਾਇਆਈ। ਮੰਨ ਵਾਸਤਾ ਰੱਬ ਦਾ ਲਗ ਆਖੇ ਸਾਨੂੰ ਵਕਤ ਨੇ ਆਨ ਦਿਖਾਇਆ ਈ। ਜਦੋਂ ਵਾਸਤਾ ਮੇਹਰੂ ਨੇ ਕੀਤਿਆ ਈ ਪਾਣੀ ਰੋਜ਼ ਦੇ ਨੇਤਰੋਂ ਆਇਆ ਈ। ਆਖੇ ਕਸ ਤੂੰ ਜੀਨ ਸ਼ੈਤਾਬ ਮੇਹਰੂ ਤਦੋਂ ਪਿਠ ਨੂੰ ਖੂਬ ਸੁਕਾਇਆ ਈ। ਮੇਹਰੂ ਕੱਸਕੇ ਜੀਨ ਸਵਾਰ ਹੋਇਆ ਘੋੜਾ ਫੌਜ ਦੇ ਵਿਚ ਨਚਾਇਆ ਈ। ਪਾਇਆ ਫੌਜ ਦੇ ਵਿਚ ਭੁਚਾਲ ਜਾਕੇ ਸਿਰ ਕਈਆਂ ਦਾ ਜਦੋਂ ਕਟਾਇਆ ਈ। ਜਦੋਂ ਫੌਜ ਸਾਰੀ ਓਦੇ ਮਗਰ ਲਗੀ ਮੂੰਹ ਚੰਡਰਾਂ ਨੂੰ ਭੁਵਾਇਆ ਸੀ। ਘੋੜਾ ਚੀਰਕੇ ਚੰਡਰਾਂ ਵਿਚ ਵੜਿਆ ਦੁਲਾ ਸੁਤਾ ਸੀ ਆਣ ਜਗਾਇਆ ਈ। ਨਾਲੇ ਸੋਚਦਾ

ਨਹੀਂ ਸ਼ਤਾਬ ਦਸਾਂ ਬਾਝ ਨਸ਼ੇ ਮੈਂ ਤਾਂ ਧਾਇਆ ਏਂ। ਦੁਲਾ
ਪੁਛਦਾ ਪਿੰਡੀ ਦਾ ਗਾਲ ਕੀ ਏ ਮੇਹਰੂ ਆਖਦਾ ਖੂਬ ਸੁਹਾਇਆ
ਏਂ। ਨਸ਼ੇ ਸਜਗੀ ਲਈ ਸ਼ਰਾਬ ਦੁਲੇ ਨਾਲੇ ਬਕਰਾ ਤੁਰਤ
ਕਟਾਇਆ ਏਂ। ਦੋਨੋਂ ਭਾਈਹੀ ਬੈਠਦੇ ਇਕ ਜਗਾ ਨਸ਼ਾ ਮੇਹਰੂ
ਨੂੰ ਖੂਬ ਪਲਾਇਆ ਏਂ। ਜਦੋਂ ਮੇਹਰੂ ਨੂੰ ਨਸ਼ੇ ਨੇ ਜੋਰ ਕੀਤਾ
ਫਿਰ ਦੁਲੇ ਨੂੰ ਤੁਰਤ ਜਗਾਇਆ ਏਂ। ਪਾਜੀ ਹੋਇਕੇ ਦੁਲਿਆ
ਭਜ ਆਇਓਂ ਏਥੇ ਆਇਕੇ ਆਪ ਲੁਕਾਇਆ ਏਂ। ਪਹਿਲੇ
ਦੂਸਰੇ ਰੋਜ ਮੈਂ ਜੰਗ ਕੀਤਾ ਬਹੁਤ ਮੁਗਲਾਂ ਨੂੰ ਮਾਰ ਮੁਕਾਇਆ
ਏਂ। ਰੋਜ ਤੀਜਰੇ ਨੂਰ ਖਾਂ ਪੁਤੇ ਤੇਵਾ ਮੰਹ ਮੁਗਲਾਂ ਦਾ ਖੂਬ
ਭਵਾਇਆ ਏਂ। ਐਪਰ ਨੂੰ ਖਾਂ ਈਨ੍ਹਿਆਂ ਸਣੇ ਡੇਰੇ ਨਾਲੇ ਸ਼ਹਿਰ
ਭੀ ਕੁਲ ਲੁਟਾਇਆ ਏਂ ਕਿਸ਼ਨ ਸਿੰਘ ਇਕ ਹੱਲਾ ਮੈਂ ਅਜ
ਕੀਤਾ ਬਾਰਾਂ ਵਢਕੇ ਏਥੇ ਮੈਂ ਆਇਆ ਏਂ।

ਦੁਲੇ ਨੇ ਪਿੰਡੀ ਦੀ ਤਰਫ ਰਵਾਨਾ ਹੋਣਾ

ਹਾਲ ਮੇਹਰੂ ਦੁਲੇ ਨੂੰ ਦਸਿਆ ਜਾਂ ਤੁਰਤ ਬਕੀ ਤੇ
ਜੀਨ ਕਸਾਂਵਦਾ ਏਂ ਮਾਮਾ ਉਸਦਾ ਜੰਗ ਨੂੰ ਨਾਲ ਟੁਰਿਆ
ਸੰਗ ਕਈ ਅਸਵਾਰ ਝੜਾਂਵਦਾ ਏਂ। ਨਾਲ ਕਰੋਪ ਦੇ ਚਲਿਆ
ਚੜਰਾਂ ਤੋਂ ਇਕ ਪਲ ਅੰਦਰ ਪਿੰਡੀ ਆਂਵਦਾ ਏਂ। ਦੇਖ ਪਿੰਡੀ
ਦਾ ਹਾਲ ਬਰਬਾਦ ਨਾਲੇ ਲੋਕਾਂ ਨੂੰ ਆਖ ਸੁਨਾਂਵਦਾ ਏਂ। ਮੈਂ
ਤਾਂ ਧਾਵਾ ਲਾਹੌਰ ਤੇ ਅਜ ਕਰਨਾ ਚਲੋ ਸੰਗ ਜਿਸਦਾ ਦਿਲ
ਚਾਂਹਵਦਾ ਏਂ। ਸਭੇ ਪਹਿਨ ਹਥਿਆਰ ਤਿਆਰ ਹੋਏ ਦੁਲਾ ਰਾਹ
ਦੇ ਵਿਚ ਠਹਿਰਾਂਵਦਾ ਹੈ। ਫੌਜ ਉਤਰੀ ਹੋਈ ਮਲੂਮ ਹੋਈ
ਦੁਲਾਂ ਲੀਕ ਜਮੀਨ ਤੇ ਪਾਂਵਦਾ ਏਂ ਜਿਸ ਨੂੰ ਜਾਨ ਪਿਆਰੀ
ਹੈ ਹੋ ਪਿਛੇ ਧਾਵੇ ਮੌਤ ਜੋ ਕਦਮ ਉਠਾਂਵਦਾ ਏਂ। ਕੰਬ ਦਿਲ ਸਭੇ
ਪਿਛਾਂਹ ਹਟ ਜਾਂਦੇ ਲੜਨ ਵਾਲਿਆਂ ਸਾਥ ਲਿਜਾਂਵਦਾ ਏਂ। ਦਸਾਂ
ਹੋਣੀ ਦਾ ਹਾਲ ਮੈਂ ਕਿਸ਼ਨ ਸਿੰਘਾ ਇਹ ਦਿਲ ਮੇਰੇ ਵਿਚ

ਚੜ੍ਹਿਆ ਜਾਂ ਦੁਲਾ ਅਗੋਂ ਹੋਣੀ ਆਂਵਦੀ। ਦੁਲੇ ਲੈ ਕੇ
ਨਾਮ ਉਹਦਾ ਸੀ ਬੁਲਾਂਵਦੀ। ਕੰਡਿਆਂ ਦਾ ਮੈਂ ਭਾਰ ਲਾ
ਆਇਕੇ। ਦੁਲੇ ਵੇ ਟੋਕਰਾ ਚੁਕਾਈਂ ਆਇਕੇ। ਸੁਣ ਕੇ ਭਾਣਜਾ
ਦੁਲੇ ਨੇ ਘਲਿਆ। ਜੋਰ ਸੀ ਲਗਾਇਆ ਟੋਕਰਾ ਨਾ ਹਲਿਆ।
ਮੋੜਦੀ ਹੈ ਹੋਣੀ ਉਸਨੂੰ ਹਟਾਇਕੇ। ਦੁਲਿਆ ਵੇ ਟੋਕਰਾ ਚੁਕਾਈਂ
ਆਇਕੇ। ਹੋਣੀ ਕਹੇ ਟੋਕਰਾ ਨਾਂ ਮੂਲ ਹਿਲਦਾ। ਦੁਲਾ ਤਦੋਂ
ਲੰਮੀ ਲੰਮੀ ਚਾਲ ਚਲਦਾ। ਆਖਦੀ ਹੈ ਇਸਨੂੰ ਛੁਨਾਇਕੇ।
ਦੁਲਿਆ ਵੇ ਟੋਕਰਾ ਚੁਕਾਈਂ ਆਇਕੇ। ਦੁਲਾ ਆਖੇ ਜੇ ਮੈਂ
ਟੋਕਰਾ ਚੁਕਾਵਸਾਂ। ਹੋਣੀ ਆਖੇ ਸਿਰ ਦੀ ਸ਼ਰਤ ਲਾਏ ਸਾਂ।
ਚੁਕਦਾ ਹੈ ਸਿਰ ਦੀ ਸ਼ਰਤ ਲਾਇਕੇ। ਦੁਲਿਆ ਵੇ ਟੋਕਰਾ
ਚੁਕਾਈਂ ਆਇਕੇ। ਚੋਕਰਾ ਨਾਂ ਦੁਲੇ ਜਾਏ ਦੁਕਿਆ।
ਸਾਰਾ ਜੋਰ ਆਪਣਾ ਲਗਾਇ ਥਕਿਆ। ਸਿਰ ਤੇਰਾ ਦੁਲਿਆ
ਵੇ ਵਢਾਂ ਜਾਇਕੇ। ਦੁਲੇ ਵੇ ਟੋਕਰਾ ਚੁਕਾਈਂ ਆਇਕੇ। ਹੋਣੀ
ਮੇਰਾ ਨਾਮ ਤੇਰਾ ਸਿਰ ਕਟਦੀ। ਕੌਲ ਤੇ ਕਰਾਰ ਨੂੰ ਨਾਂ ਮੂਲ
ਹਟਦੀ। ਸਭ ਨੂੰ ਕਿਸ਼ਨ ਸਿੰਘ ਛੱਡਾਂ ਖਾਇਕੇ। ਦੁਲਿਆ ਵੇ
ਟੋਕਹਾ ਚਕਾਈਂ ਆਇਕੇ।

ਮਿਰਜੇ ਨੇ ਸ਼ਹ ਨੂੰ ਖਤ ਲਿਖਣਾ

ਨਹੀਂ ਵਿਚ ਲਾਹੌਰ ਦੇ ਗਿਆ ਮਿਰਜਾ ਸੁਣੋ ਇਸਦਾ ਕੁਛ
ਹਵਾਲ ਪਿਆਰੇ। ਲਿਖੇ ਖਤ ਇਕ ਸ਼ਾਹ ਨੂੰ ਮਿਰਜਾ ਦਸਖਤ
ਕਰਦਾ ਮੇਹਰੂ ਦੇ ਨਾਲ ਪਿਆਰੰ। ਮੈਨੂੰ ਮਿਲੈ ਜਾਜੀਰ ਇਨਾਮ
ਸ਼ਾਹ ਕੰਮ ਕੀਤਾ ਜੋ ਨਿਮਕ ਹਲਾਲ ਪਿਆਰੇ। ਅਕਬਰ ਬਾਦ ਸ਼ਾਹ
ਮੋੜ ਜਵਾਬ ਦਿਤਾ ਦੇਸਾਂ ਬਹੁਤ ਮੈਂ ਧਨ ਤੇ ਮਾਲ ਪਿਆਰੇ
ਹੁੰਦੀ ਤਦੋਂ ਜਾਗੀਰ ਅਤਾਂ ਤੈਨੂੰ ਦੁਲਾ ਹੋਵਦਾ ਜੇ ਸੰਗ ਬਿਆਲ
ਪਿਆਰੇ। ਜੇ ਤਾਂ ਲੋੜਹੈ ਤੈਨੂੰ ਜਾਗੀਰ ਵਾਲੀ ਲਿਆਈਂ ਦੁਲੇ
ਨੂੰ ਚੂੰਡ ਤੇ ਭਾਲ ਪਿਆਰੇ। ਹੋਵੇ ਲੋੜ ਜੇ ਧਨ ਦੀ ਹੋਵੇ ਹਾਜ਼ਰ

ਆਈ ਲਾਹੌਰ ਫਿਲਹਾਲ ਪਿਆਰੇ । ਮਿਰਜਾ ਬਾਜੀਗਰ ਨਾ
ਜਾਂਵਦਾ ਸੀ ਕਿਸ਼ਨ ਸਿੰਘ ਇਹ ਕੀਤੀ ਹੈ ਚਾਲ ਪਿਆਰੇ ।

ਪਾਂਹਲਾਂ ਜੰਗ ਸ਼ੋਰ ਖਾਂ ਦੁਲੇ ਭਣਜੇ ਦਾ

ਵੇਲਾ ਸੁਬਾ ਦੇ ਉਠ ਕੇ ਵਜੂ ਸਾਜ ਨਮਾਜ ਗੁਜਾਰਦਾ
ਹੈ । ਕਹੇ ਦੁਲੇ ਨੂੰ ਅਜ ਮੈਂ ਜੰਗ ਕਰਸਾਂ ਲੈਂਦਾ ਨਾਮ ਮੈਂ ਪਾਕ
ਗੁਫਾਰ ਦਾ ਹੈ । ਦੁਲਾ ਆਖਦਾ ਵਸਨ ਭਾਨਜੇ ਨੂੰ ਖੁਸ਼ੀ ਰਹੇ
ਜੇਹੜਾ ਜੰਗ ਧਾਰਦਾ ਹੈ । ਐਪਰ ਸੰਗ ਨ ਜਾਏ ਕੋਈ ਤੇਰੇ
ਹੁਕਮ ਮੁਗਲਾਂ ਦਾ ਜੰਗ ਵਿਚਾਰਦਾ ਹੈ । ਕਹੇ ਸ਼ੋਰ ਖਾਂ ਫਿਕਰ
ਨਾ ਇਕ ਰਤੀ ਜੰਗ ਹੋਵਨਾ ਅਜ ਤਲਵਾਰ ਦਾ ਹੈ । ਛੇੜੇ ਲਤ
ਤੇ ਹਨੇ ਹਬ ਰਖੇ ਨਾਲੇ ਰਬ ਦਾ ਨਾਮ ਚਿਤਾਰਦਾ ਹੈ ਘੋੜਾ
ਵੱਡਿਆ ਹਵਾ ਦੇ ਵਾਂਗ ਲੈਕੇ ਜਾਏ ਫੈਜ ਅਗੇ ਲਲਕਾਰਦਾ ਹੈ ।
ਆਏ ਚਾਰ ਜੁਵਾਨ ਤਿਆਰ ਹੋ ਕੇ ਸ਼ੋਰ ਮਚਦਾ ਮਾਰ ਹੀ ਮਾਰ
ਦਾ ਹੈ ਜਦੋਂ ਸ਼ੋਰ ਖਾਂ ਘੋੜੇ ਨੂੰ ਛੇੜਦਾ ਸੀ ਵਾਂਗ ਪਲੰਘ ਪਲੰਘ
ਉਹ ਮਾਰਦਾ ਹੈ । ਕਿਸ਼ਨ ਸਿੰਘ ਸ਼ੋਰ ਖਾਂ ਸ਼ੋਰ ਬੱਚਾ ਸਿਰ ਚੌਹਾਂਦੇ
ਉਹ ਉਤਾਰਦਾ ਹੈ ।

ਦੁਜਾ ਜੰਗ ਦੁਲੇ ਦੇ ਮਾਮੇ ਦਾ

ਫਿਰ ਜੰਗ ਨੂੰ ਖਾਂ ਰਵਾਂ ਹੋਏ ਹੋ ਕੇ ਦੇਖ ਤੂੰ ਭਾਨਜਿਆ
ਵਾਰ ਮੇਰਾ । ਖੜਾ ਹੋਵੇ ਤਾਂ ਸਾਹਮਣੇ ਸ਼ੋਰ ਮੇਰੇ ਜਦੋਂ ਦੇਖਸੀ ਜੋਰ
ਤੇ ਸ਼ੋਰ ਮੇਰਾ । ਘੋੜਾ ਛੇੜਦਾਤੁਰਤ ਜਵਾਨ ਬਾਂਕਾ ਦੇਖੋ ਜੰਗ ਵਿਚ
ਕੀਤਾ ਹੈ ਪੂਰ ਮੇਰਾ । ਭੇਜ ਛਾਂਟ ਕੇ ਮਰਦ ਤੂੰ ਕਿਸ਼ਨ ਸਿੰਘਾ
ਜਿਹੜਾ ਝਲਦਾ ਗਰਜ ਤੇ ਘੋਰ ਮੇਰਾ । ਜਦੋਂ ਜੰਗ ਖਾਂ ਜਾਇਪੁਕਾ-
ਰਿਆ ਸੀ ਮਿਰਜਾ ਭੇਜਦਾ ਚਾਰ ਜੁਵਾਨ ਬੇਲੀ । ਤੁਸੀਂ ਚਾਰ
ਤੇ ਉਹ ਅਕੱਲੜਾ ਹੈ ਕਰੋ ਪਲ ਦੇ ਵਿਚ ਬੇਜਾਨ ਬੇਤੀ । ਚਾਰ
ਕਸ ਹਬਿਆਰ ਤਿਆਰ ਹੋਏ ਤਰਫ ਮੈਦਾਨ ਰਵਾਨ ਏਲੀ ।
ਇਕ ਜੰਗ ਖਾਂ ਚਾਰੇ ਜੰਗ ਕਰਦੇ ਲਵੇ ਚੌਹਾਂ ਨੂੰ ਪਲ ਵਿਚ ਰਾਨ
ਕ੍ਰੋਸੀ । ਚੋਤੀ ਦੇਰ | ਅੰਦਰ ਡਿਗੇ ਘੋੜਿਆਂ ਤੋਂ ਜਦੋਂ ਲਾ ਈਨ੍ਹੇ

ਸਾਰਾ ਤਾਨ ਬੇਲੀ । ਕਿਸ਼ਨ ਸਿੰਘ ਜਗੰਦੇ ਰਹਿਮ ਕੀਤੇ ਬਾਪ
ਪੁਤ੍ਰਾਂ ਕੁਹਾਨ ਬੇਲੀ ।

ਦੂਜੇ ਦਿਨ ਪਹਿਲਾ ਜੰਗ ਦੁਲੇ ਦੇ ਛੋਟੇ ਭਰਾ ਜਲਾਲ ਖਾਂ ਦਾ ਤੇ ਮਾਰਿਆ ਜਾਣਾ।

ਰੋਜ਼ ਤੀਸਰੇ ਉਠ ਸਵੇਰ ਵੇਲੇ ਜੰਗ ਕਰਨ ਜਲਾਲ ਖਾਂ
ਚਲਿਆ ਈ। ਪੰਜੇ ਲਾ ਹਬਿਆਰ ਤਿਆਰ ਹੋਯਾ ਤੁਰਤ ਜਾਏ
ਮੈਦਾਨ ਨੂੰ ਮਲਿਆ ਈ। ਜਦੋਂ ਦੇਖਿਆ ਮਿਰਜੇ ਜਲਾਲ ਖਾਂ
ਨੂੰ ਸਤ ਮੁਗਲਾਂ ਉਠ ਕੇ ਘਲਿਆ ਈ। ਦਿਲ ਵਾਲਾ ਜਵਾਨ
ਨਾ ਮੂਲ ਹੁਦਾ ਦੇਖ ਮੁਗਲਾਂ ਨੂੰ ਮੂਲ ਨ ਹਲਿਆ ਈ। ਮਾਰੇ
ਚਾਰ ਤੇ ਜੰਗ ਸੀ ਖੂਬ ਕੀਤਾ ਧਾਰ ਹੈਂਸਲਾਸਭ ਨੂੰ ਠਲਿਆ
ਈ। ਐਪਰ ਲੇਖ ਨਸੀਬ ਦਾ ਲਿਖਿਆ ਜੋ ਓਹ ਤਾਂ ਕਿਸੇ ਤੋਂ
ਜਾਏ ਨਾ ਟਲਿਆ ਈ। ਜਦੋਂ ਮਿਰਜੇ ਨੇ ਦੂਰੋਂ ਹਵਾਲ ਤਿਠਾ
ਹੋਰ ਸੂਰਮੇ ਭੇਜ ਉਥੱਲਿਆ ਈ। ਸਾਰਾ ਦੁਲੇ ਨੇ ਦਗਾ
ਮਲੂਮ ਕੀਤਾ ਹਾਲ ਭਾਈ ਦਾ ਦੇਖ ਨ ਝਲਿਆ ਈ। ਤੁਰਤ ਫੌਜ
ਨੂੰ ਕਰੇ ਤਿਆਰ ਦੁਲਾ ਗੁਸਾਖਾਇਕੇ ਆਪ ਹੀ ਰਲਿਆਈ। ਕਿਸ਼ਨ
ਸਿੰਘ ਦੁਲੇ ਨੇ ਹਲਾ ਕੀਤਾ ਜਾਏ ਮੁਗਲਾਂਦਾਕਾਲਜਾਸਲਿਆ ਈ।

ਦੁਲੇ ਦਾ ਫੌਜ ਵਿਚ ਕਤਲੇਆਮ ਕਰਨਾ

ਦੁਲਾ ਪਹੁੰਚਿਆ ਮੁਗਲਾਂ ਦੇ ਪਾਸ ਜਾ ਕੇ ਜਿਵੇਂ ਜੰਵ ਦੀ
ਪੈਂਦੀ ਧਾੜ ਲੋਕੇ। ਪਹਿਲੇ ਜਾਏ ਬੰਦੂਕ ਦਾ ਵਾਰ ਕਰਦਾ
ਗੋਲੀ ਚਲਦੀ ਸੀ ਸਾੜ ਸਾੜ ਲੋਕੇ। ਗਿਆ ਮੁਕ ਬਾਰੂਦ ਜਾਂ
ਪਾਸ ਵਾਲਾ ਫਿਰ ਤੀਰ ਛੱਡੇ ਕਾੜ ਕਾੜ ਲੋਕੇ ਵਾਂਗ ਪਤਿਆਂ
ਮੁਗਲ ਉਡਾਏ ਸੁਟੇਜ਼ਿਮੀਂ ਉਤੇ ਝਾੜ ਝਾੜ ਲੋਕੇ। ਹੋਏ ਖਾਤਮਾ
ਜਾਂ ਤੀਰ ਫੜ ਲਏ ਨੇਜ਼ੇ ਸੀਨਾ ਸੁਟਿਆ ਪਾੜ ਪਾੜ ਲੋਕੇ।
ਜਿਵੇਂ ਬਕਰੀ ਮਿਲੇ ਬਘਿਆੜ ਤਾਈਂ ਕਰੇ ਟੁਕੜੇ ਚਾਰ ੨
ਲੋਕੇ। ਹਾਲ ਮੰਦਾ ਜਾਂ ਮਿਰਜੇ ਨੂੰ ਨਜਰ ਆਇਆ। ਗਾਏ ਪਕੜਦਾ
ਲਧੀ ਦੀ ਆੜ ਲੋਕੇ। ਛਾਤੀ ਲਧੀ ਦੀ ਮੂੰਹ ਦੇ ਵਿਚ ਪਕੜੇ
ਨਾਲੇ ਰੋਂਦਾ ਹੈ ਜਾਰੇ ਜਾਰ ਲੋਕੇ। ਕਹੇ ਮਾਤਾ ਮੈਂ ਪਰਮ ਦਾ

ਪ੍ਰਤ ਤੇਰਾ ਰਖੀ' ਜਾਨ ਮੇਰੀ ਕਰਕੇ ਮਾਰ ਲੋਕੇ । ਦੁਲਾ ਪਹੁੰਚਿਆ
ਮਿਰਜੇ ਦੇ ਪਾਸ ਜਾ ਕੇ ਲਧੀ ਰੋਕਦੀ ਵਾਂਗ ਪਹਾੜ ਲੋਕੇ । ਬੱਚਾ
ਦੁਲਿਆ ਮਿਰਜਾ ਹੈ ਸ਼ਰਨ ਡਿਗਾ ਕਿਸ਼ਨ ਸਿੰਘ ਨਾ ਕਬਰ
ਵਿਚ ਗਾਡ ਲੋਕੇ ।

ਲਧੀ ਦੇ ਕਹੇ ਦੁਲੇ ਨੇ ਮਿਰਜੇ ਨੂੰ ਡਡਣਾ ਤੇ ਮਿਰਜੇ ਨਾਲ ਲਾਹੌਰ ਵਿਚ ਆਉਣਾ

ਸ਼ਰਨ ਪਿਆ ਨਾ ਮਾਰਨਾ ਦੁਲਿਆ ਵੇ ਲਧੀ ਆਖਦੀ ਹਥ
ਉਠਾਇਕੇ ਤੇ ਜਦੋਂ ਮਾਤਾ ਦੇ ਮੁਖ ਥੀਂ ਬਾਤ ਸੁਨੀ ਤਦੋਂ ਜੰਗ
ਤੋਂ ਫੌਜ ਹਟਾਇ ਉਥੇ । ਕਹੇ ਫੌਜ ਨੂੰ ਕਰੋ ਅਹਾਮ ਭਾਈ ਤਦੋਂ
ਸਭ ਨੇ ਤੰਬੂ ਲਗਾਏ ਉਥੇ । ਐਪਰ ਰੰਜ ਸੀ ਮਾਮੇ ਜਲਾਲ ਖਾਂ
ਦਾ ਦੇਵੇ ਲਧੀ ਨੂੰ ਬਾਤ ਬਤਾਏ ਉਥੇ । ਮਾਤਾ ਮਿਰਜੇ ਨੂੰ ਕਦੇ
ਨਾਂ ਡਡਦਾ ਮੈਂ ਤੈਂ ਤਾਂ ਉਸ ਨੂੰ ਤਿਆ ਬਚਾਏ ਉਥੇ । ਲਧੀ
ਆਖਦੀ ਹੋਣੀ ਨਾ ਮੁੜੇ ਬੱਚਾ ਉਮਰ ਇਸਦੀ ਏਨੀ ਹਾਏ ਉਥੇ
ਬੰਦਾਂ ਡਡੀਆਂ ਖੁਸ਼ੀ ਦੇ ਨਾਲ ਮਿਰਜੇ ਨਾਲੇਦਾਵਤਾਂ ਲਵੇ ਕਰਾਏ
ਉਥੇ । ਝੂਠਮੂਠ ਦੁਲਾ ਦਨਾ ਭਾਈ ਰਾਤੀਂ ਮਜਲਸਾਂ ਖੂਬ ਸਜਾਏ
ਉਥੇ । ਭਾਈ ਦੁਲਿਆ ਸੁਣੀ ਤੂ ਗਲ ਮੇਰੀ ਪਿੰਡੀ ਸਭ ਨੂੰ ਦੇਵੇਂ
ਪੁਚਾਏ ਉਥੇ । ਐਪਰ ਚਲ ਤੂ ਨਾਲ ਲਾਹੌਰ ਮੇਰੇ ਦੇਵਾਂ ਸ਼ਾਹ
ਸੰਗ ਮਿਲਾਏ ਉਥੇ । ਰਹੇ ਲਧੀ ਤੇ ਮੇਹਰੂ ਹਟਾਏ ਸਾਰੇ ਜ਼ੋਰ
ਆਪਣਾ ਕੁਲ ਲਗਾਇ ਉਥੇ । ਐਪਰ ਆਖਦਾ ਦੁਲਾ ਨਾ ਫਿਕਰ
ਕਰਨਾ ਮੇਰਾ ਸੇਖੇ ਹੈ ਧਰਮ ਭਰਾਏ ਉਥੇ । ਡਜਰੇ ਕੋੜਮਾਂ ਪਿੰਡ
ਨੂੰ ਟੇਰ ਦਿਤਾ ਆਪ ਜਾਨ ਲਾਹੌਰ ਦੇ ਦਾਏ ਉਥੇ । ਫੌਜ ਵਿਚ
ਲਾਹੌਰ ਦੇ ਜਾਇ ਵੜੀ ਮਿਰਜਾ ਦੁਲੇ ਨੂੰ ਘੋਰ ਲਜਾਏ ਉਥੇਂ ।

ਦੁਲੇ ਨੂੰ ਸਰਾਬ ਪਿਆਕੇ ਬੇਹੋਸ਼ ਕਰਨਾ ਮਿਰਜੇ ਨੇ ਫਿਰ ਬੰਨ੍ਹ ਕੇ ਜੇਲ੍ਹ ਚ ਸੁਟਣਾ

ਤਿੰਨ ਰੋਜ ਸੀ ਹੋਣੀ ਨੇ ਜਾਨ ਬਖਸ਼ੀ ਸੋਈ ਬੀਤਿਆ ਤੀਸਰਾ
ਵਾਰ ਯਾਰੇ । ਵਕਤ ਸ਼ਾਮ ਦੇ ਉਸਨੇ ਭੁਲਰਾਂ ਨੂੰ ਹਿਤਾ ਘਲ ਇਕ
ਸਰਦਾਰ ਯਾਰੇ । ਕਰਨੀਦੁਲੇਦੀਅਸਾ ਹੈ ਖੂਬ ਖਾਤਰ ਉਸਦਾ ਹੋਣ
ਕਬਾਬ ਤਿਆਰ ਯਾਰੇ । ਖੈਹਲੇ ਤੋੜ ਦਾ ਨਸ਼ਾ ਮੇਰਾ ਜੀ ਕਰਦਾ

ਖਾਤਰ ਹੋਏ ਹੁਸ਼ਿਆਰ ਯਾਰੇ । ਇਕ ਖਾਸ ਹੈ ਜੋਰ ਆਂਦਾ ਰਲ ਉਮਨੂੰ ਚਿਤਾਰ ਯਾਰੇ । ਵਿਚ ਨਸੇ ਦੇ ਹੋਰ ਘੋਲ ਦਿਤਾ ਤਾਕੇ ਰਹੇ ਦੁਲੇ ਨੂੰ ਸੁਰਤ ਨਾ ਸਾਰ ਯਾਰੇ । ਜਦੋਂ ਹੋਸ਼ ਤੋਂ ਹੋਵੇ ਬਿਹੋਸ਼ ਦੁਲਾ ਮੈਨੂੰ ਆਏ ਕਰਨਾ ਖਬਰਦਾਰ ਯਾਰੇ । ਹੋਈ ਰਾਤ ਜਾਂ ਖਾਣਾ ਤਿਆਰ ਹੋਇਆ ਕਰੇ ਦੁਲੇ ਨੂੰ ਨਾਲ ਪਿਆਰ ਯਾਰੇ । ਮੈਂ ਗਲ ਦੁਲਿਆ ਨਸਾ ਨਾ ਕਦੀ ਪੀਤਾ ਇਸ ਵਾਸਤੇ ਮੈਂ ਉਜ਼ਰਦਾਰ ਯਾਰੇ । ਐਪਰ ਠਹਿਰਿਆ ਵੀ ਕੁਛ ਲਾਜਮੀ ਹੈ ਖਾਤਰ ਆਨ ਕੀਤਾ ਖਾਤਰ ਆਨ ਕੀਤਾ ਖਾਤਰ ਯਾਰ ਯਾਰੇ । ਅਰਜ ਮਿਰਜੇ ਨੇ ਕੀਤੀ ਜਾਂ ਬਹੁਤ ਸਾਰੀ ਦੁਲਾ ਸੁਨਦਾ ਹੋਏ ਲਾਚਾਰ ਯਾਰੇ । ਇਕ ਅਧ ਜਾ ਦੁਲਾ ਚੜਾਏ ਗਿਆ ਹੋਏ ਅਕਲ ਤੇ ਹੋਸ਼ ਫਰਾਰ ਯਾਰੇ । ਛਡ ਨੌਕਰਾ ਮਿਰਜੇ ਨੂੰ ਖਬਰ ਦਿਤੀ ਦੇਵੇ ਤੌਕ ਜੰਜ਼ੀਰ ਵਿਚ ਡਾਰ ਯਾਰੇ । ਫਿਰ ਰਾਤ ਨੂੰ ਸੁਟਿਆ ਜੇਹਲਖਾਨੈ ਉਤੇ ਖੜ੍ਹੇ ਕੀਤੇ ਪਹਿਰੇਦਾਰ ਯਾਰੇ । ਤਤਕੇ ਨੂਰ ਦੇ ਦੁਲੇ ਨੂੰ ਹੋਸ਼ ਆਈ ਦੇਖੇ ਉਠਕੇ ਇਹ ਅਸਾਰ ਯਾਰੇ । ਜਦੋਂ ਹੋਣੀ ਨੇ ਆਣਕੇ ਘੇਰ ਲੀਤਾ ਕਰ ਦਿਲ ਦੇ ਵਿਚ ਵਿਚਾਰ ਯਾਰੇ । ਸੁਣਕੇ ਹੋਣੀ ਦੀ ਬਾਤ ਨੂੰ ਆਖਦਾ ਹੈ ਤੇਰਾ ਕੌਲ ਨਾ ਸਕਦਾ ਟਾਰ ਯਾਰੇ । ਐਪਰ ਵੇਰੀ ਦੇ ਹਥੋਂ ਨਹੀਂ ਮਰਨਾ ਦਿਲ ਵਿਚ ਦਲੀਲ ਲਈ ਧਾਰ ਯਾਰੇ । ਹੋਣੀ ਦੁਲੇ ਦਾ ਸੁਣ ਸਵਾਲ ਕਿਹਾ ਮੇਰੇ ਮਹਿਲ ਵਿਚ ਟਕਰਾ ਮਾਰ ਯਾਰੇ । ਹੋਣੀ ਛੱਡਦਾ ਨਹੀਂ ਹੈ ਕਿਸ਼ਨ ਸਿੰਘ ਏਹ ਮੁਝ ਤੇ ਚਾੜੇ ਹੈ ਵਾਰ ਯਾਰੇ ।

ਪਹਿਰੇਦਾਰ ਨੂੰ ਦਸ ਕੇ ਦੁਲੇ ਨੇ ਜਾਨ ਦੇਣੀ


ਦੁਲਾ ਦੇਖਕੇ ਆਪ ਨੂੰ ਕੇਦ ਅੰਦਰ ਵਿਰ ਦਿਲ ਦੇ ਆਪ ਹੀ ਝੂਰਦਾਹੈ । ਨਾਲ ਅਣਖ ਦੇ ਹਾਲ ਬਿਆਨ ਕਰਦਾ ਪੈਹਰੇਦਾਰ ਤਾਈਂ ਨਾਲੇ ਘੂਰਦਾ ਹੈ ਇਕ ਮੁਗਲ ਦੀ ਜਾਨ ਨਾ ਛੱਡਦਾ ਮੈਂ ਜੋ ਜਾਣਦਾ ਪਤਾ ਏਹ ਸੂਰਦਾ ਹੈ ਮੈਨੂੰ ਧਰਸ ਦਾ ਭਾਈ ਬਣਾ ਆਦਾ ਮੈਂ ਤਾਂ ਸੱਚਿਆ ਫੰਦ ਫੜੂਰ ਦਾ ਹੈ । ਐਪਰ ਹੋਣੀ ਸੀ ਕੂਕਦੀ ਸਿਰ ਉਤੇ ਮੂੰਹ ਦਸਿਆ ਸੂ ਚੰਨ ਨੂਰ ਦਾ ਹੈ ਅਖੇ ਮਿਰਜੇ ਨੇ ਦਗੇ ਦੇ ਨਾਲ ਬੰਦ ਕੀਤਾ ਤਾਹੀਂ ਪਕੜਿਆ ਰਾਹ ਗਰੂਰ ਦਾ ਹੈ । ਮੈਨੂੰ ਸੇਖੋਂ ਦੇ ਮਿਲਣ ਦਾ ਸੇਕ ਆਹਾ ਅੰਪਰ ਆ ਗਿਆ ਵਕਤ ਸਬੂਰ ਦਾ ਹੈ ਸਾਡਾ ਵਿਚ ਦਰਗਾਹ ਦਾ ਹੋਏ ਮਲਾ ਅਜਾਂ ਮਲਿਆ ਰਾਹ ਹਜੂਰ ਦਾ ਹੈ । ਵਕਤ ਆਖਰੀ ਇਤਨੀ ਬਾਰ ਕਹਿਕੇ ਮਿਝ ਕਢੀ ਜ਼ਿਵੇਂ ਮੁਸਕ ਕਫੂਰ ਦਾ ਹੈ । ਕਿਸ਼ਨ ਸਿੰਘ ਟਕਰਾਂ ਮਾਰ ਮਰਿਆ ਪੁਰਜ ਕਰਦਾ ਜਿਵੇਂ ਡਕਾ ਬਜੂਰ ਦਾ ਹੈ ।

[ਬਾਦਸ਼ਾਹ ਨੇ ਦੁਲੇ ਦੀ ਮੌਤ ਸੁਨਣੀ ਅਤੇ ਸੈਖੋਂ ਨੇ ਹੀਰਾ ਚਟਣਾ]

ਲਾਹੌਰ ਵਿਚ ਸੰਕ ਮਨਾਣਾ ਅਤੇ ਦੋਹਾਂ ਦਾ ਜਨਾਜ਼ ਕਢਕੇ ਕਠਿਆਂ ਦਫਨਾਣਾ

ਅਤੇ ਵਰਲਾਪ ਕਰਨਾ ਦੁਲੇ ਦੀ ਅੰਰਤ ਦਾ—ਕੋਰੜਾ ਛੰਦ

ਆਈ ਜਦੋਂ ਹੋਸ਼ ਆਏ ਹਾਈ ਲਾੜਿਆ । ਸ਼ਾਹਾਂ ਨਾਲ ਵੈਰ ਕਾਹਨੂੰ ਪਾਜਾ ਲਾੜਿਆ । ਇਸ ਦੇ ਵਿਛੇੜੇ ਮੇਗਾ ਸੀਨਾ ਸਾੜਿਆ ਸਾਹਾਂ ਨਾਲ ਵੈਰ ਕਾਹਨੂੰ ਪਾਜਾ ਲਾੜਿਆ । ਜੇ ਮੈਂ ਤੈਨੂੰ ਆਖਦੀ ਸੀ ਕਦੀ ਸਿਆਣਿਆਂ । ਬਦੀਆਂ ਸ਼ਾਹਾਂ ਦੇ ਨਾਲ ਕਾਹਨੂੰ ਚਾਣੀਆਂ । ਰਬ ਦਿਤਾ ਅੰਨ ਘਰ ਬੈਠ ਖ ਵਣਾ । ਵੈਰ ਤੁੰ ਸ਼ਾਹਾਂ ਦੇ ਨਾਲ ਨਹੀਂ ਸੀ ਪਾਵਣਾ । ਲਧੀ ਮਾਤਾ ਕਈ ਵਾਰ ਤੈਨੂੰ ਤਾੜਿਆ ਸ਼ਾਹਾਂ ਨਾਲ ਵੈਰ ਕਾਹਨੂੰ ਪਾਇਆ ਲਾੜਿਆ । ਇਤਾਂ ਸੱਪੂਰਨ ਕਿਸਾ ਦੁਲਾ ਭਟੀ



* ਪ੍ਰਾਚੀਨ ਭੋਜ ਪੱਤੱਰਾਂ ਤੋਂ ਉਤਾਰਾ ਇੰਦਰ ਜਾਲ *

ਘਰ ਬੈਠੇ ਹੀ ਸਭਾ ਗੱਲਾਂ ਪੂਰੀਆਂ ਕਰਨੀਆਂ, ਦੂਰ ਦੇਸ਼ ਦੀ ਸੈਰ ਕਰਨੀ, ਪਰੋਮੀ ਦਾ ਆਪਣੀ ਮਿਲਣ ਲਈ ਤਰਸਨਾ ਤੇ ਗੁਆਚੀ ਹੋਈ ਚੀਜ਼ ਦਾ ਪਤਾ ਕਰਨਾ, ਅਸਲੀ ਚੇਰ ਨੂੰ ਫੜਨਾ, ਪਰਦੇਸ਼ ਗਏ ਹੋਏ ਨੂੰ ਫੇਰਨ ਇਕ ਚੁਟਕੀ ਨਾਲ ਹੀ ਵਾਪਸ ਬੁਲਾਣਾ, ਨੋਕਰੀ ਮਿਲਣੀ, ਸਰਤੀਆ ਪਾਸ ਹੋਣਾ, ਮੁਕਾਬਲਾ ਜਿਤਣਾ, ਬੀਮਾਰ ਨੂੰ ਰਾਜੀ ਕਰਨਾ, ਜਮੀਨ ਚ ਵਬਿਆ ਹੋਇਆ ਧਨ ਲਭਣਾ, ਜਮੀਨ ਜਾਇਦਾਦ ਹਾਸਲ ਕਰਨੀ, ਇਸ ਤੋਂ ਇਲਾਵਾ ਘਰ ਬੈਠੇ ਹੀ ਪਰੀਆਂ ਨਾਲ ਗਲਾਂ ਕਰਨੀਆਂ। ਮੂਲ ਕੀ ਇਹ ਸਭ ਗੱਲਾਂ ਤੁਸੀਂ ਅਸਲੀ ਪੁਸਤਕ 'ਇੰਦਰ ਜਾਲ'

ਵਿਚੋਂ ਹਾਸਲ ਕਰ ਸਕਦੇ ਹੋ। ਪੁਸਤਕ ਬੜੀ ਪ੍ਰਾਚੀਨ ਅਜਲੀ ਭੋਜ ਪੱਤਰ ਤੇ | ਲਿਖੀ ਹੋਈ ਇਹ ਸਾਨੂੰ ਲੱਭੀ ਸੀ ਜਿਸਦਾ ਉਲਥਾ ਕਰਾ ਕੇ ਤੁਹਾਡੇ ਭਲੇ ਲਈ ਛਾਪੀ ਹੈ, ਖਤਮ ਹੋਣ ਤੇ ਪਛਤਾਉਣਾ ਪਵੇਗਾ। ਮੂਲ ੫) ਰੁਏ ਸਣੇ ਡਾਕ ਖਰਚ।

★ ਬੰਗਾਲ ਦਾ ਜਾਦੂ ਵੱਡਾ ★

ਗੁਰਮੁਖੀ ਪੜੇ ਹੋਏ ਸਜਨ ਜਦ ਗੁਰੂ ਜੀ ਦੀ ਜਨਮ ਸਾਖੀ ਪੜਦੇ ਜਾਂ ਸੁਣਦੇ ਸਨ ਤਾਂ ਉਹ ਕੀ ਪੜ੍ਹੇ ਬੰਗਾਲ ਦੇਸ਼ ਵਿਚ ਭਾਈ ਮਰਦਾਨੇ ਨੂੰ ਜਾਦੂਗਰਨੀਆਂ ਨੇ ਛੱਤਰਾ ਬਣਾ ਦਿਤਾ ਅਤੇ ਗੁਰੂ ਮਹਾਰਾਜ ਨੇ ਬਚਾਂਇਆ ਬੜੇ ਅਸਚਰਜ ਹੁੰਦੇ ਸਨ ਸੇ ਅਸਾਂ ਨੇ ਜੋ ਬੰਗਾਲ ਦਾ ਜਾਦੂ ਛਪਾਇਆ ਹੈ ਇਸ ਵਿਚ ਜੰਤਰ ਮੰਤਰ ਤੇ ਤੰਤਰ ਜਾਦੂ ਟੂਣੇ ਦਰਜ ਹਨ ਇਸ ਦੁਆਰਾ ਹਰ ਇਕ ਮਨੁਖ ਅਪਨੇ ਦਿਲ ਦੀ ਮੁਰਾਦ ਪੂਰੀ ਕਰ ਸਕਦਾ ਹੈ ਅਤੇ ਦੁਸ਼ਮਨ ਵੀ ਅਪਨਾ ਕੰਮ ਸਿਧ ਕਰਵਾ ਸਕਦਾ ਹੈ ਤੇ ਦੂਰ ਦੂਰਾਡੇ ਮਨੁਖ ਨੂੰ ਵੀ ਆਪਣੇ ਵੱਸ ਵਿਚ ਕਰ ਸਕਦਾ ਹੈ।

ਮੂਲ ੩) ਰੁਪਏ ਸਣੇ ਡਾਕ ਖਰਚ।

* ਖਰਾਦ ਸਿਖਿਆ *

ਖਰਾਦ ਦੇ ਕੰਮ ਕਰ ਰਹੇ ਤੇ ਕਰਨ ਵਾਲਿਆਂ ਲਈ ਬੇ-ਮਿਸਾਲ ਕਿਤਾਬ,
ਚੂੜੀਆਂ ਦਾ ਹਾਲ ਤੇ ਨੁਕਸੇ ਸੁਣੋ। ਮੂਲ ੫-੧੫

| | | | |
|--------------------|-------|---------------------|------|
| ਮੁਰਗੀ ਖਾਨਾ | ੯-੦੦ | ਵੱਡਾ ਮੁਰਗੀ ਖਾਨਾ | ੮-੦੦ |
| ਵਰਕਸ਼ਾਪ ਗਾਈਡ | ੮-੦੦ | ਮੋਟਰ ਡਰੈਵਰੀ | ੯-੦੦ |
| ਰਸੋਈ ਸਿਖਿਆ | ੯-੦੦ | ਮੋਟਰ ਮਕੈਨਿਕ | ੮-੦੦ |
| ਸ਼ਕੁਤਲਾ ਕਟਾਈ ਕਲਾਤੇ | ੫-੦੦ | ਆਇਲ ਇੰਜਣ ਗਾਈਡ | ੮-੦੦ |
| ਰੇਡੀਊ ਗਾਈਡ ਫਟਾ | ੮-੫੦ | ਦੌਲਤ ਕਮਾਉਣ ਦੀ ਮਸ਼ੀਨ | ੩-੦੦ |
| ਵਿਸ਼ਕਰਮਾ ਦਰਪਣ | ੧੨-੦੦ | ਇੰਜਨੀਰਿੰਗ ਗਾਈਡ | ੮-੦੦ |
| ਵਿਸ਼ਕਰਮਾ ਆਰਟ ਬੁਕ | ੮-੦੦ | ਸਾਬਨ ਟੀਚਰ | ੩-੦੦ |
| ਵਿਸ਼ਕਰਮਾ ਆਰਟ ਸਿਖਿਆ | ੮-੦੦ | ਬਿਜਲੀ ਗਾਈਡ ਵੱਡੀ | ੮-੦੦ |
| ਖੇਤੀ ਬਾੜੀ | ੮-੦੦ | ਹਾਰਮੋਨੀਅਮ ਟੀਚਰ | ੩-੦੦ |

ਹਰ ਪ੍ਰਕਾਰ ਦੀ ਪੁਸਤਕਾਂ ਮੰਗਾਉਣ ਦਾ ਪਤਾ :

ਭਾਂ ਜਵਾਹਰ ਸਿੰਘ ਕ੍ਰਿਪਾਲ ਸਿੰਘ ਐਂਡ ਕੋ

ਪੁਸਤਕਾਂ ਵਾਲੇ, ਬਾਜ਼ਾਰ ਮਾਈ ਸੇਵਾਂ, ਅੰਮ੍ਰਿਤਸਰ।